



Punjab Government Gazette

EXTRAORDINARY

Published by Authority

CHANDIGARH, WEDNESDAY, JUNE 18, 2025

(JYAISTHA 28, 1947 SAKA)

ਵਿਧਾਨਕ ਅਨੁਪੂਰਕ

	ਮਜ਼ਮੂਨ	ਪੰਨੇ
ਭਾਗ I	ਐਕਟ	
	1. ਪੰਜਾਬ ਜਗੀਰਾਂ ਦਾ ਪੁਨਰ-ਗ੍ਰਹਿਣ ਐਕਟ, 1957 (1957 ਦਾ ਪੰਜਾਬ ਐਕਟ ਨੰ. 39)	... 63-70
	2. ਪੰਜਾਬ ਵਿਸ਼ੇਸ਼ ਸ਼ਕਤੀਆਂ (ਪ੍ਰੈਸ) ਐਕਟ, 1956 (1956 ਦਾ ਪੰਜਾਬ ਐਕਟ ਨੰ. 38)	... 71-74
	3. ਪਲਾਕਸ਼ਾ ਯੂਨੀਵਰਸਿਟੀ, ਪੰਜਾਬ ਐਕਟ, 2021 (2021 ਦਾ ਪੰਜਾਬ ਐਕਟ ਨੰ. 21)	... 75-97
ਭਾਗ II	ਆਰਡੀਨੈਂਸ	
	ਕੋਈ ਨਹੀਂ	
ਭਾਗ III	ਅਧੀਨ ਵਿਧਾਨਕਾਰੀ	
	Notification No.G.S.R.83/Const./Art.309/Amd. (1)2025dated 10.06.2025 containing amendment in the Punjab Town and Country Planning Group-C (Technical) Service Rules, 2017.	... 557-558
ਭਾਗ IV	ਦਰੁਸਤੀ ਪਰਚੀਆਂ, ਪੁਨਰ ਪ੍ਰਕਾਸ਼ਨਾਵਾਂ ਅਤੇ ਬਦਲੇ ਪੰਨੇ ਕੋਈ ਨਹੀਂ	

ਭਾਗ-I

ਪੰਜਾਬ ਸਰਕਾਰ

ਕਾਨੂੰਨੀ ਅਤੇ ਵਿਧਾਨਿਕ ਕਾਰ-ਵਿਹਾਰ ਵਿਭਾਗ

ਅਧਿਸੂਚਨਾ

ਮਿਤੀ 17 ਜੂਨ, 2025

ਨੰ. 7/ਭ:ਕ/2025.- ਪੰਜਾਬ ਜਗੀਰਾਂ ਦਾ ਪੁਨਰ-ਗ੍ਰਹਿਣ ਐਕਟ, 1957 ਦਾ ਪੰਜਾਬੀ ਅਨੁਵਾਦ ਰਾਜਪਾਲ ਪੰਜਾਬ ਦੀ ਸਤਾ ਨਾਲ ਪ੍ਰਕਾਸ਼ਤ ਕੀਤਾ ਜਾਂਦਾ ਹੈ ਅਤੇ ਪੰਜਾਬ ਰਾਜ ਭਾਸ਼ਾ ਐਕਟ, 1967 (1967 ਦਾ ਪੰਜਾਬ ਐਕਟ ਨੰ. 5) ਦੀ ਧਾਰਾ 6-ਓ ਅਧੀਨ ਇਹ ਉਸ ਦਾ ਸੱਤਾ ਯੁਕਤ ਪਾਠ ਸਮਝਿਆ ਜਾਵੇਗਾ।

DEPARTMENT OF LEGAL AND LEGISLATIVE AFFAIRS

NOTIFICATION

The 17th June, 2025

No. 7/L.C./2025.- The Translation in Punjabi of the Punjab Resumption of Jagirs Act, 1957 is hereby published under the authority of the Governor of Punjab and shall be deemed to be the authoritative text thereof in Punjabi under section 6-A of the Punjab Official Language Act, 1967 (Punjab Act No.5 of 1967)

ਪੰਜਾਬ ਜਗੀਰਾਂ ਦਾ ਪੁਨਰ-ਗ੍ਰਹਿਣ ਐਕਟ, 1957

(1957 ਦਾ ਪੰਜਾਬ ਐਕਟ ਨੰ: 39)

ਜਗੀਰਾਂ ਦੇ ਪੁਨਰ-ਗ੍ਰਹਿਣ ਦਾ ਉਪਬੰਧ ਕਰਨ ਅਤੇ ਉਨ੍ਹਾਂ ਸਬੰਧੀ ਮੁਆਵਜ਼ੇ ਦੀ ਅਦਾਇਗੀ ਕਰਨ ਲਈ ਇੱਕ ਐਕਟ।

ਇਹ ਐਕਟ ਭਾਰਤ ਗਣਰਾਜ ਦੇ ਅੱਠਵੇਂ ਸਾਲ ਵਿੱਚ ਪੰਜਾਬ ਰਾਜ ਦੇ ਵਿਧਾਨ ਮੰਡਲ ਦੁਆਰਾ ਨਿਮਨ ਅਨੁਸਾਰ ਬਣੇ:-

1. (1) ਇਸ ਐਕਟ ਨੂੰ ਪੰਜਾਬ ਜਾਗੀਰਾਂ ਦਾ ਪੁਨਰ-ਗ੍ਰਹਿਣ ਐਕਟ, 1957 ਸੰਖੇਪ ਨਾਂ, ਕਿਹਾ ਜਾ ਸਕੇਗਾ। ਵਿਸਤਾਰ ਅਤੇ ਅਰੰਭ।
 - (2) ਇਸ ਦਾ ਵਿਸਤਾਰ ਸਾਰੇ ਪੰਜਾਬ ਰਾਜ ਤੇ ਹੈ।
 - (3) ਇਹ ਤੁਰੰਤ ਨਾਫ਼ਜ਼ ਹੋਵੇਗਾ।
2. ਇਸ ਐਕਟ ਵਿੱਚ, ਜੇਕਰ ਪ੍ਰਸੰਗ ਹੋਰ ਤਰ੍ਹਾਂ ਨਾ ਲੋੜੇ,- ਪਰਿਭਾਸ਼ਾਵਾਂ।
 - (1) "ਜਗੀਰ" ਦਾ ਮਤਲਬ ਹੈ-
 - (ਓ) ਰਾਜ ਸਰਕਾਰ ਦੁਆਰਾ ਜਾਂ ਉਸ ਨਮਿੱਤ ਤੋਂ ਮਾਲੀਏ ਦੀ ਕੋਈ

(JYST 28, 1947 SAKA)

ਸਪੁਰਦਗੀ ਜਾਂ ਉਸ ਦੇ ਬਾਰੇ ਮੁਆਫੀ ਦੇ ਤੌਰ ਤੇ ਦਿੱਤੀ ਗਈ
ਕੋਈ ਛੋਟ;

(ਅ) * * * * *

(ੲ) ਰਾਜ ਸਰਕਾਰ ਦੁਆਰਾ ਜਾਂ ਉਸ ਨਮਿੱਤ ਦਿੱਤੀ ਗਈ ਜਾਂ
ਜਾਰੀ ਰੱਖੀ ਗਈ ਕੋਈ ਰਕਮ ਦੀ ਗਰਾਂਟ ਜਿਹੜੀ ਭੋਂ ਮਾਲੀਏ
ਵਿੱਚੋਂ ਭੁਗਤਾਨਯੋਗ ਹੋਣੀ ਤਾਤਪਰਜਤ ਹੈ ਜਾਂ ਪ੍ਰਗਟ ਕੀਤੀ
ਜਾਂਦੀ ਹੈ;

(ਸ) ਪੈਸੇ ਦੀ ਕੋਈ ਗਰਾਂਟ (ਜੋ ਕੇਂਦਰੀ ਸਰਕਾਰ ਦੇ ਮਾਲੀਏ ਵਿੱਚੋਂ
ਅਦਾਇਗੀ ਯੋਗ ਨਾ ਹੋਵੇ) ਜਿਸ ਵਿੱਚ ਰਾਜ ਸਰਕਾਰ ਦੁਆਰਾ
ਕਿਸੇ ਵੀ ਅਧਿਕਾਰ, ਵਿਸ਼ੇਸ਼ ਅਧਿਕਾਰ, ਭੱਤਾ ਜਾਂ ਰੁਤਬੇ ਦੇ
ਸਬੰਧ ਵਿੱਚ ਭੁਗਤਾਨਯੋਗ ਕੁੱਝ ਵੀ ਸ਼ਾਮਲ ਹੈ; ਅਤੇ

ਉਪ-ਖੰਡ (ii) ਵਿੱਚ ਦਰਜ ਕਿਸੇ ਗੱਲ ਦੇ ਹੁੰਦਿਆਂ
ਹੋਇਆਂ ਵੀ, ਸਿਸ-ਸਤਲੁਜ ਜਾਗੀਰਦਾਰਾਂ ਜਾਂ ਬੇਦੀ ਜਾਂ ਸੋਢੀ
ਪੈਨਸ਼ਨ ਜਾਂ ਜਾਗੀਰ ਪੈਨਸ਼ਨ (ਮ੍ਰਿਤਕ ਜਾਗੀਰਦਾਰਾਂ ਦੇ ਬੇਸਹਾਰਾ
ਆਸ਼ਰਤਾਂ ਨੂੰ ਪੈਨਸ਼ਨ) ਦੇ ਹੱਕ ਵਿੱਚ ਮੌਜੂਦਾ ਕੋਈ ਵੀ ਅਜਿਹੀ
ਗਰਾਂਟ ਜਾਂ ਸਪੁਰਦਗੀ ਸ਼ਾਮਲ ਹੈ ਜਿਸਦਾ ਹਵਾਲਾ ਵਿੱਤੀ ਕਮਿਸ਼ਨਰ
ਦੇ ਸਥਾਈ ਹੁਕਮ ਨੰ: 7 ਦੇ ਪੈਰਾ 1 ਵਿੱਚ ਦਿੱਤਾ ਗਿਆ ਹੈ ਜਾਂ
ਦੂਜੀ ਜਾਂ ਕਿਸੇ ਵੀ ਅਗਲੀ ਪੀੜ੍ਹੀ ਵਿੱਚ ਇੱਕ ਵਿਰਾਸਤੀ
ਪਰਵਰਿਸ਼ ਜਾਂ ਪੈਨਸ਼ਨ,

ਬਸ਼ਰਤੇ ਇਸ ਵਿੱਚ ਹੇਠ-ਲਿਖੀ ਗਰਾਂਟ ਸ਼ਾਮਲ ਨਹੀਂ
ਹੈ-

- (i) 15 ਅਗਸਤ, 1947 ਤੋਂ ਬਾਅਦ ਰਾਜਨੀਤਿਕ
ਪੀੜਤਾਂ ਜਾਂ ਉਨ੍ਹਾਂ ਦੇ ਆਸ਼ਰਿਤਾਂ ਦੀ ਰਾਹਤ ਲਈ
ਰਾਜ ਸਰਕਾਰ ਵੱਲੋਂ ਦਿੱਤੀ ਗਈ ਪੈਸੇ ਦੀ ਕੋਈ ਵੀ
ਗਰਾਂਟ (ਭਾਵੇਂ ਭੋਂ ਮਾਲੀਏ ਵਿੱਚੋਂ ਭੁਗਤਾਨਯੋਗ ਹੋਵੇ
ਜਾਂ ਨਾ); ਜਾਂ
- (ii) ਭਾਰਤ ਦੇ ਸੰਵਿਧਾਨ ਦੇ ਅਨੁਛੇਦ 366 ਦੇ ਉਪ-ਖੰਡ
(17) ਵਿੱਚ ਪਰਿਭਾਸ਼ਤ ਕੋਈ ਪੈਨਸ਼ਨ; ਜਾਂ
- (iii) 4 ਅਗਸਤ, 1914 ਨੂੰ ਜਾਂ ਇਸ ਤੋਂ ਪਿੱਛੋਂ ਦਿੱਤੀ
ਗਈ ਕੋਈ ਫੌਜੀ ਜਾਗੀਰ; ਜਾਂ
- (iv) ਕਿਸੇ ਧਾਰਮਿਕ ਜਾਂ ਦਾਨ ਆਧਾਰੀ ਸੰਸਥਾ ਦੇ ਹੱਕ

ਵਿੱਚ ਦਿੱਤੀ ਕੋਈ ਗਰਾਂਟ ਪ੍ਰੰਤੂ ਇਸ ਵਿੱਚ ਕਿਸੇ
ਵਿਅਕਤੀ ਨੂੰ ਅਜਿਹੇ ਪ੍ਰਯੋਜਨ ਨਾਲ ਦਿੱਤੀ ਗਈ
ਗਰਾਂਟ ਸ਼ਾਮਲ ਨਹੀਂ ਹੈ;

- (2) "ਜਾਗੀਰਦਾਰ" ਦਾ ਮਤਲਬ ਹੈ ਜਾਗੀਰ ਦਾ ਧਾਰਕ;
- (3) "ਫੌਜੀ ਜਾਗੀਰ" ਦਾ ਮਤਲਬ ਹੈ ਕਿਸੇ ਵੀ ਵਿਅਕਤੀ ਨੂੰ ਹਥਿਆਰਬੰਦ
ਸੈਨਾਵਾਂ ਜਾਂ ਅਮਨ ਅਮਾਨ ਕਾਇਮ ਰੱਖਣ ਲਈ ਜ਼ਿੰਮੇਵਾਰ ਸੈਨਾਵਾਂ ਦੇ
ਮੈਂਬਰ ਵਜੋਂ ਉਸ ਦੀ ਨਿੱਜੀ ਸੇਵਾ ਜਾਂ ਖੂਨ ਜਾਂ ਵਿਆਹ ਦੁਆਰਾ ਉਸ
ਨਾਲ ਸੰਬੰਧਤ ਕਿਸੇ ਵਿਅਕਤੀ ਦੀਆਂ ਉਹੋ ਜਿਹੀਆਂ ਸੇਵਾਵਾਂ ਲਈ
ਇਨਾਮ ਵਜੋਂ ਦਿੱਤੀ ਗਈ, ਪੁਸ਼ਟੀ ਕੀਤੀ ਗਈ ਜਾਂ ਜਾਰੀ ਰੱਖੀ ਗਈ
ਜਾਗੀਰ;
- (4) "ਧਾਰਮਿਕ ਜਾਂ ਦਾਨ ਆਧਾਰੀ ਸੰਸਥਾ" ਦਾ ਮਤਲਬ ਹੈ ਹਰੇਕ ਧਾਰਮਿਕ
ਜਾਂ ਦਾਨ-ਆਧਾਰੀ ਸੰਪਰਦਾ ਦੀ ਇੱਕ ਸੰਸਥਾ ਜੋ ਧਾਰਮਿਕ ਜਾਂ
ਦਾਨ-ਆਧਾਰੀ ਪ੍ਰਯੋਜਨਾਂ ਲਈ ਜਾਂ ਧਾਰਮਿਕ ਜਾਂ ਵਿਦਿਅਕ ਸਿੱਖਿਆ
ਪ੍ਰਦਾਨ ਕਰਨ ਜਾਂ ਗਰੀਬਾਂ ਦੀ ਰਾਹਤ ਲਈ ਜਾਂ ਡਾਕਟਰੀ ਰਾਹਤ ਪ੍ਰਦਾਨ
ਕਰਨ ਜਾਂ ਜਨਤਾ ਜਾਂ ਜਨਤਾ ਦੇ ਕਿਸੇ ਵੀ ਵਰਗ ਨੂੰ ਆਮ ਉਪਯੋਗਤਾ
ਦੇ ਕਿਸੇ ਹੋਰ ਵਸਤੂ ਦੀ ਉੱਨਤੀ ਲਈ ਸਥਾਪਤ ਅਤੇ ਬਣਾਈ ਰੱਖੀ
ਜਾਂਦੀ ਹੈ;
- (5) "ਰਾਜ ਸਰਕਾਰ"-
 - (ੳ) 1 ਨਵੰਬਰ, 1956 ਤੋਂ ਪਹਿਲਾਂ ਦੇ ਕਿਸੇ ਮੁੱਦਤ ਦੇ ਸਬੰਧ ਵਿੱਚ
ਇਸਦਾ ਮਤਲਬ ਹੋਵੇਗਾ-
 - (i) ਪਟਿਆਲਾ ਅਤੇ ਪੂਰਬੀ ਪੰਜਾਬ ਰਾਜ ਸੰਘ ਦੀ ਸਰਕਾਰ ਜਾਂ
ਕੋਈ ਵੀ ਭਾਰਤੀ ਰਾਜ ਜੋ 20 ਅਗਸਤ, 1948, ਨੂੰ ਪਟਿਆਲਾ
ਤੇ ਪੂਰਬੀ ਪੰਜਾਬ ਰਾਜ ਸੰਘ ਵਿੱਚੋਂ ਬਣਿਆ ਸੀ; ਅਤੇ
 - (ii) ਪੰਜਾਬ ਰਾਜ ਦੀ ਸਰਕਾਰ ਅਤੇ ਉਸ ਦੀਆਂ ਸਾਰੀਆਂ
ਪੂਰਵਵਰਤੀ ਸਰਕਾਰਾਂ ਜਿਨ੍ਹਾਂ ਨੂੰ ਕਿਸੇ ਵੀ ਨਾਂ ਨਾਲ ਜਾਣਿਆ
ਜਾਂਦਾ ਹੈ, ਗਵਰਨਰ-ਜਨਰਲ ਜਾਂ ਗਵਰਨਰ-ਜਨਰਲ ਇਨ
ਕੌਂਸਿਲ, ਜਿਹੀ ਕਿ ਸੂਰਤ ਹੋਵੇ, ਅਤੇ ਸਿੱਖ ਹੁਕਮਰਾਨ,
ਪਰੰਤੂ ਇਸ ਵਿੱਚ 15 ਅਗਸਤ, 1947 ਨੂੰ ਅਰੰਭ ਹੋਣ ਵਾਲੀ
ਮੁੱਦਤ ਤੋਂ ਬਾਅਦ, ਸਾਧਾਰਣ ਖੰਡ ਐਕਟ, 1897 ਵਿੱਚ
ਪਰਿਭਾਸ਼ਤ ਕੇਂਦਰੀ ਸਰਕਾਰ ਸ਼ਾਮਲ ਨਹੀਂ ਹੋਵੇਗੀ; ਅਤੇ
 - (ਅ) 1 ਨਵੰਬਰ, 1956 ਤੋਂ ਬਾਅਦ ਕਿਸੇ ਮੁੱਦਤ ਦੇ ਸਬੰਧ ਵਿੱਚ
ਇਸ ਦਾ ਮਤਲਬ ਪੰਜਾਬ ਰਾਜ ਦੀ ਸਰਕਾਰ ਹੋਵੇਗਾ।

ਜਾਗੀਰਾਂ ਦਾ
ਪੁਨਰ-ਗ੍ਰਹਿਣ।

3. ਕਿਸੇ ਵੀ ਕਾਨੂੰਨ ਜਾਂ ਪ੍ਰਥਾ, ਕਿਸੇ ਵੀ ਗਰਾਂਟ, ਬੰਦੋਬਸਤ, ਸਨਦ ਜਾਂ ਹੋਰ ਦਸਤਾਵੇਜ਼ ਜਾਂ ਕਿਸੇ ਵੀ ਅਦਾਲਤ ਜਾਂ ਅਥਾਰਟੀ ਦੀ ਡਿਗਰੀ ਜਾਂ ਹੁਕਮ ਵਿੱਚ ਇਸ ਦੇ ਉਲਟ ਦਰਜ ਕਿਸੇ ਗੱਲ ਦੇ ਹੁੰਦਿਆਂ ਹੋਇਆਂ ਵੀ, ਸਾਰੀਆਂ ਜਾਗੀਰਾਂ, ਇਸ ਐਕਟ ਦੇ ਅਰੰਭ ਤੋਂ ਖਤਮ ਹੋ ਜਾਣਗੀਆਂ ਅਤੇ ਇਹ ਰਾਜ ਸਰਕਾਰ ਦੇ ਨਾਮ ਤੇ ਪੁਨਰ-ਗ੍ਰਹਿਣ ਹੋ ਜਾਣਗੀਆਂ:

ਬਸ਼ਰਤ 4 ਅਗਸਤ, 1914 ਤੋਂ ਪਹਿਲਾਂ ਕਿਸੇ ਵੀ ਸਮੇਂ ਦਿੱਤੀ ਗਈ ਫ਼ੌਜੀ ਜਾਗੀਰ, ਅਜਿਹੇ ਅਰੰਭ ਤੋਂ ਤੁਰੰਤ ਪਹਿਲਾਂ ਉਸ ਵਿਅਕਤੀ ਦੀ ਜ਼ਿੰਦਗੀ ਲਈ ਸੁਰੱਖਿਅਤ ਰਹੇਗੀ ਜੋ ਜਾਗੀਰਦਾਰ ਹੈ ਅਤੇ ਉਸ ਦੀ ਮੌਤ ਤੇ ਖਤਮ ਹੋ ਜਾਵੇਗੀ ਅਤੇ ਮੁੜ ਗ੍ਰਹਿਣ ਕਰ ਲਈ ਜਾਵੇਗੀ।

ਸ਼ੱਕ ਦੂਰ
ਕਰਨਾ।

4. (1) ਜੇਕਰ ਕੋਈ ਸ਼ੱਕ ਪੈਦਾ ਹੁੰਦਾ ਹੈ ਕਿ ਕੀ ਕੋਈ ਗਰਾਂਟ ਜਾਂ ਸਪੁਰਦਗੀ ਇੱਕ ਫ਼ੌਜੀ ਜਾਗੀਰ ਹੈ ਜਾਂ ਨਹੀਂ, ਤਾਂ ਰਾਜ ਸਰਕਾਰ ਦੁਆਰਾ ਸਬੰਧਤ ਵਿਅਕਤੀ ਨੂੰ ਮੌਕਾ ਦੇਣ ਅਤੇ ਗਰਾਂਟ ਜਾਂ ਸਪੁਰਦਗੀ ਦੇ ਨਿਬੰਧਨ ਅਤੇ ਸ਼ਰਤਾਂ ਨੂੰ ਵਿਚਾਰਣ ਤੋਂ ਬਾਅਦ ਇਹ ਸਵਾਲ ਨਿਰਧਾਰਤ ਕੀਤਾ ਜਾਵੇਗਾ।

(2) ਉਪ-ਧਾਰਾ (1) ਅਧੀਨ ਰਾਜ ਸਰਕਾਰ ਦਾ ਫ਼ੈਸਲਾ ਇਸ ਤੱਥ ਦਾ ਨਿਰਣਾਇਕ ਸਬੂਤ ਹੋਵੇਗਾ ਕਿ ਕੋਈ ਸਪੁਰਦਗੀ ਜਾਂ ਗਰਾਂਟ ਫ਼ੌਜੀ ਜਾਗੀਰ ਹੈ ਜਾਂ ਨਹੀਂ ਅਤੇ ਇਸ ਬਾਰੇ ਕਿਸੇ ਵੀ ਕਾਨੂੰਨੀ ਅਦਾਲਤ ਜਾਂ ਕਿਸੇ ਹੋਰ ਅਥਾਰਟੀ ਸਾਹਮਣੇ ਇਸ ਤੇ ਸਵਾਲ ਨਹੀਂ ਉਠਾਇਆ ਜਾਵੇਗਾ।

ਜਾਗੀਰਾਂ ਦੇ
ਪੁਨਰ-ਗ੍ਰਹਿਣ
ਵਾਸਤੇ
ਮੁਆਵਜ਼ਾ।

5. (1) ਜਾਗੀਰ ਦੀ ਸਮਾਪਤੀ ਕਰਨ ਅਤੇ ਪੁਨਰ-ਗ੍ਰਹਿਣ ਕਰਨ ਦੇ ਬਦਲ ਵਿੱਚ, ਜਾਗੀਰਦਾਰ ਜਾਂ ਉਸਦੇ ਉਤਰਾਧਿਕਾਰੀ, ਜਿਹੀ ਕਿ ਸੂਰਤ ਹੋਵੇ, ਨੂੰ ਸਪੁਰਦਗੀ ਜਾਂ ਗਰਾਂਟ ਦੇ ਸੰਬੰਧ ਵਿੱਚ ਸਮਾਪਤੀ ਅਤੇ ਮੁੜ ਪ੍ਰਾਪਤੀ ਹੋਣ ਤੋਂ ਤੁਰੰਤ ਪਹਿਲਾਂ ਜਾਗੀਰਦਾਰ ਨੂੰ ਸਾਲਾਨਾ ਅਦਾਇਗੀ ਕੀਤੀ ਜਾਣ ਵਾਲੀ ਰਕਮ ਦੇ ਸੱਤ ਗੁਣਾ ਦੇ ਬਰਾਬਰ ਰਕਮ ਜਾਂ ਉਸ ਰਕਮ ਦਾ ਸੱਤ ਗੁਣਾ ਜੋ ਉਸ ਦੁਆਰਾ ਸਾਲਾਨਾ ਤੌਰ ਤੇ ਭੇਂ ਮਾਲੀਏ ਵਜੋਂ ਸਮਾਪਤ ਕਰਨ ਅਤੇ ਮੁੜ-ਪ੍ਰਾਪਤੀ ਸ਼ੁਰੂ ਹੋਣ ਤੋਂ ਪਹਿਲਾਂ ਅਦਾ ਕਰਨੀ ਬਣਦੀ ਸੀ, ਦੀ ਅਦਾਇਗੀ ਕੀਤੀ ਜਾਵੇਗੀ ਜੇਕਰ ਮੁਆਵਜ਼ੇ ਦੇ ਤੌਰ ਤੇ ਛੋਟ ਨਾ ਹੁੰਦੀ:

ਬਸ਼ਰਤ—

(ੳ) ਧਾਰਾ 3 ਦੇ ਪਰੰਤੂਕ ਵਿੱਚ ਹਵਾਲਾ ਦਿੱਤੀ ਗਈ ਫ਼ੌਜੀ ਜਾਗੀਰ ਦੇ ਮਾਮਲੇ ਵਿੱਚ, ਜਾਗੀਰਦਾਰ 15 ਮਈ, 1961 ਤੋਂ ਪਹਿਲਾਂ, ਆਪਣੀ ਜ਼ਿੰਦਗੀ ਦੌਰਾਨ ਜਾਗੀਰ ਦੀ ਨਿਰੰਤਰਤਾ ਦੇ ਬਦਲੇ ਮੁਆਵਜ਼ਾ ਦਾਅਵਾ ਕਰਨ ਦਾ ਹੱਕਦਾਰ ਹੋਵੇਗਾ; ਅਤੇ ਜਿੱਥੇ ਜਾਗੀਰਦਾਰ ਅਜਿਹਾ ਦਾਅਵਾ ਕਰਦਾ ਹੈ, ਜਾਗੀਰ ਨੂੰ ਖਤਮ ਮੰਨਿਆ ਜਾਵੇਗਾ ਅਤੇ ਉਸ ਤਰੀਕ ਨੂੰ ਮੁੜ ਸਮਾਪਤ ਅਤੇ

ਮੁੜ ਗ੍ਰਹਿਣ ਕਰ ਲਿਆ ਸਮਝਿਆ ਜਾਵੇਗਾ ਜਿਸ ਦਿਨ ਅਜਿਹਾ ਦਾਅਵਾ ਕੀਤਾ ਜਾਂਦਾ ਹੈ;

- (ਅ) ਕਿਸੇ ਵੀ ਵਿਰਾਸਤੀ ਪਰਵਰਿਸ਼ ਜਾਂ ਪੈਨਸ਼ਨ ਦੀ ਮੁੜ-ਪ੍ਰਾਪਤੀ ਅਤੇ ਸਮਾਪਤੀ ਦੀ ਸੂਰਤ ਵਿੱਚ 14 ਨਵੰਬਰ, 1957 ਤੋਂ ਪਿੱਛੋਂ ਜਾਗੀਰਦਾਰ ਦੁਆਰਾ ਪ੍ਰਾਪਤ ਕੀਤੀ ਗਈ ਕੋਈ ਵੀ ਰਕਮ, ਉਸ ਨੂੰ ਜਾਂ ਉਸਦੇ ਉਤਰਾਧਿਕਾਰੀ ਨੂੰ ਦੇਣਯੋਗ ਮੁਆਵਜ਼ੇ ਦੀ ਰਕਮ, ਦਾ ਹਿਸਾਬ ਲਗਾਉਂਦੇ ਸਮੇਂ ਕੱਟੀ ਜਾਵੇਗੀ।

(2) ਉਪ-ਧਾਰਾ (1) ਅਧੀਨ ਅਦਾਇਗੀਯੋਗ ਮੁਆਵਜ਼ੇ ਦੀ ਰਕਮ, ਨਕਦ ਜਾਂ ਤਾਂ ਇੱਕਮੁਸ਼ਤ ਰਕਮ ਵਿੱਚ ਜਾਂ ਸਾਲਾਨਾ ਅਜਿਹੀਆਂ ਕਿਸ਼ਤਾਂ ਦੀ ਗਿਣਤੀ ਜੋ ਵੀਹ ਤੋਂ ਵੱਧ ਨਾ ਹੋਣ, ਰਾਹੀਂ ਅਦਾਇਗੀ ਕੀਤੀ ਜਾਵੇਗੀ, ਜਿਵੇਂ ਰਾਜ ਸਰਕਾਰ ਮੁਕੱਰਰ ਕਰੇ।

(3) ਜਿੱਥੇ ਮੁਆਵਜ਼ੇ ਦੀ ਰਕਮ ਦੀ ਕਿਸ਼ਤਾਂ ਵਿੱਚ ਅਦਾਇਗੀ ਕੀਤੀ ਜਾਣੀ ਹੈ, ਉੱਥੇ ਮੁਕੱਰਰ ਕੀਤੇ ਤਰੀਕੇ ਨਾਲ ਉਸ ਉੱਤੇ 2 ਪ੍ਰਤੀਸ਼ਤ ਸਾਲਾਨਾ ਦੀ ਦਰ ਨਾਲ ਗਿਣਿਆ ਵਿਆਜ ਦੀ ਰਕਮ ਪ੍ਰਾਪਤ ਕਰਨ ਦੇ ਹੱਕਦਾਰ ਵਿਅਕਤੀ ਨੂੰ ਅਦਾਇਗੀਯੋਗ ਹੋਵੇਗਾ।

6. (1) ਇੱਕ ਜਾਗੀਰਦਾਰ ਜੋ ਇਸ ਐਕਟ ਅਧੀਨ ਆਪਣੀ ਜਾਗੀਰ ਖਤਮ ਹੋਣ ਅਤੇ ਪੁਨਰ-ਗ੍ਰਹਿਣ ਕਰਨ ਲਈ ਮੁਆਵਜ਼ੇ ਦੀ ਅਦਾਇਗੀ ਦਾ ਹੱਕਦਾਰ ਹੈ, 15 ਮਈ, 1961 ਤੋਂ ਪਹਿਲਾਂ ਕਿਸੇ ਵੀ ਸਮੇਂ ਉਸ ਜ਼ਿਲ੍ਹੇ ਦੇ ਕੁਲੈਕਟਰ ਨੂੰ ਮੁਕੱਰਰ ਤਰੀਕੇ ਨਾਲ ਇੱਕ ਅਰਜ਼ੀ ਦੇਵੇਗਾ ਜਿੱਥੇ ਉਸਦੀ ਜਾਗੀਰ ਜਾਂ ਉਸਦਾ ਹਿੱਸਾ ਸਥਿਤ ਹੈ ਜਾਂ ਅਦਾਇਗੀਯੋਗ ਹੈ, ਜਿਸ ਵਿੱਚ ਉਹ ਆਧਾਰ ਦੱਸੇ ਜਾਣਗੇ ਜਿਨ੍ਹਾਂ ਤੇ ਉਸ ਦੁਆਰਾ ਮੁਆਵਜ਼ੇ ਦਾ ਦਾਅਵਾ ਕੀਤਾ ਗਿਆ ਹੈ:

ਮੁਆਵਜ਼ੇ ਦੀ ਅਦਾਇਗੀ ਦੀ ਕਾਰਜਵਿਧੀ।

ਬਸ਼ਰਤੋ-

- (ੳ) ਜਿੱਥੇ ਜਾਗੀਰਦਾਰ ਦੀ ਮੌਤ ਹੋਣ ਦੀ ਸੂਰਤ ਵਿੱਚ, ਭਾਵੇਂ ਇਸ ਐਕਟ ਦੇ ਅਰੰਭ ਹੋਣ ਤੋਂ ਪਹਿਲਾਂ ਹੋਵੇ ਜਾਂ ਬਾਅਦ ਵਿੱਚ, ਉਸ ਦਾ ਉਤਰਾਧਿਕਾਰੀ ਮ੍ਰਿਤਕ ਜਾਗੀਰਦਾਰ ਦੀ ਉਤਰਾਧਿਕਾਰ ਕਾਰਵਾਈਆਂ ਦੇ ਲੰਬਿਤ ਹੋਣ ਕਾਰਨ ਯੋਗ ਸਮੇਂ ਦੇ ਅੰਦਰ ਅਰਜ਼ੀ ਦੇਣ ਦੇ ਅਸਮਰੱਥ ਹੈ, ਤਾਂ ਅਰਜ਼ੀ ਉਸ ਤਰੀਕ ਤੋਂ ਦੋ ਮਹੀਨਿਆਂ ਦੀ ਮਿਆਦ ਅੰਦਰ ਦਿੱਤੀ ਜਾ ਸਕਦੀ ਹੈ ਜਿਸ ਦਿਨ ਉਸ ਨੂੰ ਅਜਿਹੀਆਂ ਕਾਰਵਾਈਆਂ ਦੇ ਫ਼ੈਸਲੇ ਬਾਰੇ ਸੂਚਿਤ ਕੀਤਾ ਜਾਂਦਾ ਹੈ;
- (ਅ) ਜਿੱਥੇ ਕੁਲੈਕਟਰ ਇਸ ਗੱਲ ਤੋਂ ਸੰਤੁਸ਼ਟ ਹੈ ਕਿ ਬਿਨੈਕਾਰ ਨੂੰ ਸਮੇਂ ਸਿਰ ਅਰਜ਼ੀ ਦੇਣ ਤੋਂ ਕਾਫ਼ੀ ਕਾਰਨਾਂ ਕਰਕੇ ਰੋਕਿਆ ਗਿਆ ਸੀ, ਉਹ ਅਰਜ਼ੀ ਨੂੰ ਸਵੀਕਾਰ ਕਰ ਸਕਦਾ ਹੈ ਜੇਕਰ

(JYST 28, 1947 SAKA)

ਇਹ ਨਿਸ਼ਚਿਤ ਤਰੀਕ ਤੋਂ ਤੀਹ ਦਿਨਾਂ ਦੇ ਅੰਦਰ ਕਿਸੇ ਵੀ ਸਮੇਂ ਦਿੱਤੀ ਜਾਂਦੀ ਹੈ।

- (1ੳ) ਉਪ-ਧਾਰਾ (1) ਵਿੱਚ ਦਰਜ ਕਿਸੇ ਗੱਲ ਦੇ ਹੁੰਦਿਆਂ ਹੋਇਆਂ ਵੀ, ਜਿੱਥੇ ਪੰਜਾਬ ਜਗੀਰਾਂ ਦਾ ਪੁਨਰ-ਗ੍ਰਹਿਣ (ਸੋਧ) ਐਕਟ, 1961 ਦੇ ਪਾਸ ਹੋਣ ਕਾਰਨ, ਇੱਕ ਜਗੀਰਦਾਰ ਆਪਣੀ ਜਗੀਰ ਦੇ ਸਮਾਪਤ ਹੋਣ ਅਤੇ ਉਸ ਦੇ ਪੁਨਰ-ਗ੍ਰਹਿਣ ਕਰਨ ਤੇ ਮੁਆਵਜ਼ੇ ਦੀ ਅਦਾਇਗੀ ਦਾ ਹੱਕਦਾਰ ਹੋ ਜਾਂਦਾ ਹੈ ਉਹ 15 ਮਈ, 1961 ਤੋਂ ਪਹਿਲਾਂ ਜਾਂ ਧਾਰਾ 7ੳ ਦੇ ਅਧੀਨ ਜਗੀਰ ਦੇ ਉਤਰਾਧਿਕਾਰੀ ਨਿਰਧਾਰਤ ਕਰਨ ਦੀ ਤਰੀਕ ਤੋਂ ਚਾਰ ਮਹੀਨਿਆਂ ਦੇ ਅੰਦਰ, ਜੋ ਵੀ ਬਾਅਦ ਵਿੱਚ ਹੋਵੇ, ਅਥਾਰਟੀ ਨੂੰ ਅਤੇ ਉਪ-ਧਾਰਾ (1) ਵਿੱਚ ਉਲਿਖਤ ਤਰੀਕੇ ਨਾਲ ਅਰਜ਼ੀ ਦੇ ਸਕਦਾ ਹੈ; ਅਤੇ ਇਸ ਤਰ੍ਹਾਂ ਦਿੱਤੀ ਗਈ ਕੋਈ ਵੀ ਅਰਜ਼ੀ ਉਪ-ਧਾਰਾ (1) ਅਧੀਨ ਸਮਝੀ ਜਾਵੇਗੀ ਅਤੇ ਉਸ ਅਨੁਸਾਰ ਨਿਪਟਾਰਾ ਕੀਤਾ ਜਾਵੇਗਾ।

(2) ਉਪ-ਧਾਰਾ (1) ਅਧੀਨ ਅਰਜ਼ੀ ਪ੍ਰਾਪਤ ਹੋਣ ਤੇ, ਕੁਲੈਕਟਰ ਦਾਅਵੇ ਬਾਰੇ ਪੜਤਾਲ ਕਰੇਗਾ ਅਤੇ ਇਹ ਨਿਰਧਾਰਤ ਕਰੇਗਾ ਕਿ ਕੀ ਜਗੀਰਦਾਰ ਨੂੰ ਕੋਈ ਮੁਆਵਜ਼ਾ ਦੇਣਾ ਬਣਦਾ ਹੈ ਜਾਂ ਨਹੀਂ, ਅਤੇ ਜਿੱਥੇ ਇਹ ਦੇਣਾ ਬਣਦਾ ਪਾਇਆ ਜਾਂਦਾ ਹੈ ਤਾਂ ਉਹ ਜਾਗੀਰਦਾਰ ਨੂੰ ਅਦਾਇਗੀ ਯੋਗ ਰਕਮ ਨਿਰਧਾਰਤ ਕਰੇਗਾ।

(3) ਜਿੱਥੇ ਉਪ-ਧਾਰਾ (2) ਅਧੀਨ ਜਾਗੀਰਦਾਰ ਨੂੰ ਅਦਾਇਗੀ ਯੋਗ ਨਿਰਧਾਰਤ ਮੁਆਵਜ਼ੇ ਦੀ ਰਕਮ ਇੱਕ ਹਜ਼ਾਰ ਰੁਪਏ ਤੋਂ ਵੱਧ ਨਹੀਂ ਹੈ, ਉੱਥੇ ਕੁਲੈਕਟਰ ਧਾਰਾ 5 ਵਿੱਚ ਉਪਬੰਧ ਕੀਤੇ ਗਏ ਤਰੀਕੇ ਨਾਲ ਮੁਆਵਜ਼ੇ ਦੀ ਅਦਾਇਗੀ ਲਈ ਹੁਕਮ ਦੇਵੇਗਾ।

(4) ਜਿੱਥੇ ਉਪ-ਧਾਰਾ (2) ਅਧੀਨ ਅਦਾਇਗੀ-ਯੋਗ ਨਿਰਧਾਰਤ ਮੁਆਵਜ਼ੇ ਦੀ ਰਕਮ-

- (ੳ) ਇੱਕ ਹਜ਼ਾਰ ਰੁਪਏ ਤੋਂ ਵੱਧ ਹੈ ਪਰ ਪੰਜ ਹਜ਼ਾਰ ਤੋਂ ਵੱਧ ਨਹੀਂ ਹੈ, ਤਾਂ ਕੁਲੈਕਟਰ ਉਸ ਉੱਤੇ ਆਪਣੀ ਸਿਫਾਰਸ਼ ਸਮੇਤ ਦਾਅਵਾ ਕਮਿਸ਼ਨਰ ਨੂੰ ਭੇਜ ਦੇਵੇਗਾ;
- (ਅ) ਪੰਜ ਹਜ਼ਾਰ ਰੁਪਏ ਤੋਂ ਵੱਧ ਹੈ, ਤਾਂ ਕੁਲੈਕਟਰ ਉਹ ਦਾਅਵਾ ਕਮਿਸ਼ਨਰ ਰਾਹੀਂ ਵਿੱਤੀ ਕਮਿਸ਼ਨਰ ਨੂੰ ਆਪਣੀ ਸਿਫਾਰਸ਼ ਸਮੇਤ ਭੇਜੇਗਾ।

(5) ਉਪ-ਧਾਰਾ (4) ਅਧੀਨ ਦਾਅਵੇ ਦੀ ਪ੍ਰਾਪਤੀ ਤੇ ਕਮਿਸ਼ਨਰ ਜਾਂ ਵਿੱਤੀ ਕਮਿਸ਼ਨਰ, ਜਿਹੀ ਕਿ ਸੂਰਤ ਹੋਵੇ, ਹੁਕਮ ਕਰੇਗਾ ਕਿ ਕੀ ਜਗੀਰਦਾਰ ਨੂੰ ਕੋਈ ਮੁਆਵਜ਼ਾ

ਦੇਣਾ ਬਣਦਾ ਹੈ ਜਾਂ ਨਹੀਂ ਅਤੇ ਜਿੱਥੇ ਇਹ ਇਸ ਤਰ੍ਹਾਂ ਦੇਣਾ ਬਣਦਾ ਪਾਇਆ ਜਾਂਦਾ ਹੈ ਤਾਂ ਉਹ ਧਾਰਾ 5 ਵਿੱਚ ਉਪਬੰਧਤ ਤਰੀਕੇ ਨਾਲ ਅਦਾ ਕੀਤਾ ਜਾਵੇਗਾ।

7. ਜਿੱਥੇ ਪੰਜਾਬ ਜਾਗੀਰ ਐਕਟ, 1941 ਦੀ ਧਾਰਾ 8 ਦੀ ਲੋੜ ਦੇ ਅਨੁਸਾਰ, ਜਗੀਰ ਦੇ ਉਤਰਾਧਿਕਾਰੀ ਨੇ, ਜਗੀਰ ਵਿੱਚੋਂ ਜਗੀਰ ਦੇ ਆਖਰੀ ਜਾਂ ਕਿਸੇ ਵੀ ਪੂਰਵਲੇ ਜਗੀਰ ਧਾਰਕ ਦੀ ਵਿਧਵਾ ਜਾਂ ਵਿਧਵਾਵਾਂ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਦੀ ਦੇਖਭਾਲ ਲਈ ਢੁੱਕਵਾਂ ਪ੍ਰਬੰਧ ਕੀਤਾ ਹੈ ਤਾਂ ਕੁਲੈਕਟਰ, ਕਮਿਸ਼ਨਰ ਜਾਂ ਵਿੱਤੀ ਕਮਿਸ਼ਨਰ, ਜਿਹੀ ਕਿ ਸੂਰਤ ਹੋਵੇ, ਧਾਰਾ 6 ਦੀ ਉਪ-ਧਾਰਾ (3) ਜਾਂ ਉਪ-ਧਾਰਾ (5) ਅਧੀਨ ਹੁਕਮ ਪਾਸ ਕਰਦੇ ਸਮੇਂ, ਜਗੀਰਦਾਰ ਅਤੇ ਅਜਿਹੀ ਵਿਧਵਾ ਜਾਂ ਵਿਧਵਾਵਾਂ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਵਿਚਕਾਰ ਅਦਾਇਗੀ ਲਈ ਮੁਆਵਜ਼ੇ ਦੀ ਰਕਮ ਵੰਡ ਦੇਵੇਗਾ।

ਮੁਆਵਜ਼ੇ ਦੀ ਵੰਡ।

7-ਓ. (1) ਹਿੰਦੂ ਉਤਰਾਧਿਕਾਰ ਐਕਟ, 1956 ਜਾਂ ਤੱਤਸਮੇਂ ਲਈ ਨਾਫਜ਼ ਕਿਸੇ ਹੋਰ ਕਾਨੂੰਨ ਵਿੱਚ ਉਲਟ ਦਰਜ ਕਿਸੇ ਗੱਲ ਦੇ ਹੁੰਦਿਆਂ ਹੋਇਆਂ ਵੀ,-

ਜਗੀਰਦਾਰ ਦੀ ਮੌਤ ਮਗਰੋਂ ਮੁਆਵਜ਼ੇ ਅਤੇ ਬਕਾਏ ਦੀ ਅਦਾਇਗੀ।

(ੳ) ਜਿੱਥੇ ਕਿਸੇ ਜਗੀਰਦਾਰ ਦੀ ਮੌਤ ਉਸਦੀ ਜਗੀਰ ਦੇ ਪੁਨਰ-ਗ੍ਰਹਿਣ ਕਰਨ ਤੋਂ ਬਾਅਦ ਹੋ ਜਾਂਦੀ ਹੈ ਜਾਂ ਜਿੱਥੇ ਜਗੀਰ ਦੇ ਪੁਨਰ-ਗ੍ਰਹਿਣ ਤੇ ਜਗੀਰਦਾਰ ਦੀ ਮੌਤ ਤੇ ਹੁੰਦੀ ਹੈ, ਮੁਆਵਜ਼ੇ ਦੀ ਅਦਾਇਗੀ; ਜਾਂ

(ਅ) ਜਿੱਥੇ ਕਿਸੇ ਜਗੀਰਦਾਰ ਦੀ ਮੌਤ ਇਸ ਐਕਟ ਦੇ ਅਰੰਭ ਹੋਣ ਤੋਂ ਪਹਿਲਾਂ ਜਾਂ ਬਾਅਦ ਵਿੱਚ ਹੋ ਜਾਂਦੀ ਹੈ, ਜਗੀਰ ਨਾਲ ਸਬੰਧਤ ਬਕਾਏ ਦੀ ਅਦਾਇਗੀ;

ਧਾਰਾ 7 ਅਤੇ 7ਅ ਦੇ ਉਪਬੰਧਾਂ ਦੇ ਤਾਬੇ, ਉਸ ਵਿਅਕਤੀ ਨੂੰ ਕੀਤੀ ਜਾਵੇਗੀ ਜੋ ਜਗੀਰ ਦਾ ਉਤਰਾਧਿਕਾਰੀ ਹੋਣ ਦਾ ਹੱਕਦਾਰ ਹੋਣਾ ਸੀ ਜੇਕਰ ਇਹ ਇਸ ਐਕਟ ਅਧੀਨ ਪੁਨਰ-ਗ੍ਰਹਿਣ ਨਾ ਕੀਤੀ ਗਈ ਹੁੰਦੀ।

(2) ਉਪ-ਧਾਰਾ (1) ਅਧੀਨ ਮੁਆਵਜ਼ੇ ਦਾ ਹੱਕਦਾਰ ਵਿਅਕਤੀ ਉਸ ਅਥਾਰਟੀ ਦੁਆਰਾ ਨਿਰਧਾਰਤ ਕੀਤਾ ਜਾਵੇਗਾ ਜੋ ਜਗੀਰ ਦੇ ਉਤਰਾਧਿਕਾਰੀ ਨੂੰ ਨਿਰਧਾਰਤ ਕਰਨ ਦੇ ਸਮਰੱਥ ਹੋਣੀ ਸੀ ਜੇਕਰ ਇਸ ਐਕਟ ਅਧੀਨ ਪੁਨਰ-ਗ੍ਰਹਿਣ ਨਾ ਕੀਤੀ ਗਈ ਹੁੰਦੀ।

7-ਅ. ਧਾਰਾ 7ੳ ਅਧੀਨ ਮ੍ਰਿਤਕ ਜਗੀਰਦਾਰ ਦੀ ਜਗੀਰ ਦੇ ਉਤਰਾਧਿਕਾਰੀ ਦਾ ਹੱਕਦਾਰ ਵਿਅਕਤੀ ਨਿਰਧਾਰਤ ਕਰਦੇ ਸਮੇਂ, ਅਥਾਰਟੀ, ਅਜਿਹੀ ਜਾਂਚ ਤੋਂ ਪਿੱਛੋਂ ਜਿਵੇਂ ਵੀ ਢੁੱਕਵਾਂ ਸਮਝੇ, ਜਗੀਰ ਦੇ ਮੁਆਵਜ਼ੇ ਜਾਂ ਬਕਾਏ ਵਿੱਚੋਂ, ਜਿਹੀ ਕਿ ਸੂਰਤ ਹੋਵੇ, ਅਜਿਹਾ ਉਪਬੰਧ ਕਰ ਸਕਦੀ ਹੈ, ਜਿਵੇਂ ਕਿ ਇਹ ਮ੍ਰਿਤਕ ਜਗੀਰਦਾਰ ਦੀ ਵਿਧਵਾ ਜਾਂ ਵਿਧਵਾਵਾਂ (ਜੇ ਕੋਈ ਹੋਵੇ) ਅਤੇ ਪਰਿਵਾਰ ਦੇ ਹੋਰ ਮੈਂਬਰਾਂ (ਜੇ ਕੋਈ ਹੋਣ) ਨੂੰ ਅਦਾਇਗੀ ਲਈ ਢੁੱਕਵਾਂ ਸਮਝੇ; ਅਤੇ ਜਿੱਥੇ ਅਜਿਹਾ ਉਪਬੰਧ ਕੀਤਾ ਗਿਆ ਹੈ, ਮੁਆਵਜ਼ਾ ਜਾਂ ਬਕਾਏ ਜਗੀਰ ਦੇ ਉਤਰਾਧਿਕਾਰੀ ਵਿਅਕਤੀਆਂ, ਧਾਰਾ 7 ਅਧੀਨ ਦੇਖਭਾਲ ਦੇ ਹੱਕਦਾਰ ਵਿਅਕਤੀਆਂ ਅਤੇ

ਮਿਰਤਕ ਜਗੀਰਦਾਰ ਦੀਆਂ ਵਿਧਵਾਵਾਂ ਜਾਂ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਮੁਆਵਜ਼ੇ ਅਤੇ ਬਕਾਏ ਦੀ ਅਦਾਇਗੀ।

ਵਿਧਵਾ ਜਾਂ ਵਿਧਵਾਵਾਂ ਜਾਂ ਮ੍ਰਿਤਕ ਜਗੀਰਦਾਰ ਦੇ ਪਰਿਵਾਰ ਦੇ ਹੋਰ ਮੈਂਬਰਾਂ ਵਿੱਚ ਵੰਡੇ ਜਾਣਗੇ।

ਰਾਜ ਸਰਕਾਰ ਦੀ 8. ਰਾਜ ਸਰਕਾਰ ਇਸ ਐਕਟ ਅਧੀਨ ਕਿਸੇ ਵੀ ਸਮੇਂ ਕਿਸੇ ਵੀ ਅਧਿਕਾਰੀ ਦੁਆਰਾ ਕਾਰਵਾਈਆਂ ਪਾਸ ਕੀਤੇ ਕਿਸੇ ਵੀ ਹੁਕਮ ਦੀ ਕਾਨੂੰਨੀ ਤੌਰ ਤੇ ਠੀਕ ਹੋਣ ਜਾਂ ਉਸ ਦੀ ਉਚਿਤਤਾ ਬਾਰੇ ਮੰਗਣ ਦੀ ਸ਼ਕਤੀ। ਆਪਣੇ ਆਪ ਨੂੰ ਸੰਤੁਸ਼ਟ ਕਰਨ ਦੇ ਪ੍ਰਯੋਜਨ ਲਈ, ਅਜਿਹੇ ਅਧਿਕਾਰੀ ਦੇ ਸਾਹਮਣੇ ਲੰਬਿਤ ਜਾਂ ਨਿਪਟਾਏ ਗਏ ਕਿਸੇ ਵੀ ਮਾਮਲੇ ਦੇ ਰਿਕਾਰਡ ਦੀ ਮੰਗ ਕਰ ਸਕਦੀ ਹੈ ਅਤੇ ਜਾਂਚ ਕਰ ਸਕਦੀ ਹੈ ਅਤੇ ਅਜਿਹਾ ਹੁਕਮ ਪਾਸ ਕਰ ਸਕਦੀ ਹੈ ਜੋ ਉਹ ਠੀਕ ਸਮਝੇ।

ਹੋਰਨਾਂ ਕਾਨੂੰਨਾਂ 9. ਪੈਨਸ਼ਨ ਐਕਟ, 1871 (1871 ਦਾ XXIII), ਜਾਂ ਸਰਕਾਰੀ ਗਰਾਂਟ ਐਕਟ, 1895 (1895 ਦਾ X), ਪਟਿਆਲਾ ਸਰਕਾਰ ਗਰਾਂਟ ਐਕਟ, 2005 (2005 ਬਿਕਰਮੀ ਦਾ ਪਟਿਆਲਾ ਐਕਟ ਨੰ: 1) ਜਾਂ ਇਨ੍ਹਾਂ ਅਧੀਨ ਬਣਾਏ ਗਏ ਕਿਸੇ ਨਿਯਮਾਂ ਜਾਂ ਕਿਸੇ ਕਾਨੂੰਨ ਜਾਂ ਨਿਯਮਾਂ ਦੇ ਆਧਾਰ ਤੇ ਪ੍ਰਭਾਵੀ ਕਿਸੇ ਵੀ ਦਸਤਾਵੇਜ਼ ਦਾ ਕੋਈ ਵੀ ਉਪਬੰਧ, ਜਿੱਥੋਂ ਤੱਕ ਇਹ ਇਸ ਐਕਟ ਦੇ ਕਿਸੇ ਵੀ ਉਪਬੰਧ ਦੇ ਨਾਲ ਅਸੰਗਤ ਹੈ, ਤਾਂ ਉਸ ਦਾ ਕੋਈ ਪ੍ਰਭਾਵ ਨਹੀਂ ਹੋਵੇਗਾ।

ਮੁਕੱਦਮੇ ਜਾਂ 10. ਜਗੀਰ ਦੇ ਪੁਨਰ-ਗ੍ਰਹਿਣ ਜਾਂ ਪੰਜਾਬ ਜਗੀਰਾਂ ਦਾ ਪੁਨਰ-ਗ੍ਰਹਿਣ (ਸੋਧ) ਐਕਟ, ਕਾਨੂੰਨੀ 1961, ਦੇ ਪਾਸ ਹੋਣ ਕਾਰਨ ਜਗੀਰ ਦੇ ਪੁਨਰ-ਗ੍ਰਹਿਣ ਜਾਂ ਛੁਟਕਾਰੇ ਦੇ ਨਤੀਜੇ ਵਜੋਂ ਹੋਏ ਕਾਰਵਾਈ ਤੇ ਕਿਸੇ ਨੁਕਸਾਨ ਲਈ, ਮੁਆਵਜ਼ੇ ਲਈ ਜਾਂ ਕਿਸੇ ਹੋਰ ਰਾਹਤ ਲਈ ਰਾਜ ਸਰਕਾਰ ਜਾਂ ਇਸ ਦੇ ਕਿਸੇ ਵੀ ਅਧਿਕਾਰੀ ਵਿਰੁੱਧ ਕਿਸੇ ਅਦਾਲਤ ਜਾਂ ਅਥਾਰਟੀ ਅੱਗੇ ਕੋਈ ਵੀ ਮੁਕੱਦਮਾ ਜਾਂ ਹੋਰ ਕਾਰਵਾਈ ਨਹੀਂ ਹੋ ਸਕੇਗੀ।

ਨਿਆਮ 11. ਰਾਜ ਸਰਕਾਰ, ਸਰਕਾਰੀ ਗਜ਼ਟ ਵਿੱਚ ਅਧਿਸੂਚਨਾ ਦੁਆਰਾ, ਇਸ ਐਕਟ ਦੇ ਬਣਾਉਣ ਦੀ ਪ੍ਰਯੋਜਨਾਂ ਨੂੰ ਸਿਰੇ ਚਾੜ੍ਹਨ ਲਈ ਨਿਯਮ ਬਣਾ ਸਕਦੀ ਹੈ। ਸ਼ਕਤੀ

ਮਨਦੀਪ ਪੰਨੂ,

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ,
ਕਾਨੂੰਨੀ ਅਤੇ ਵਿਧਾਨਿਕ ਕਾਰ-ਵਿਹਾਰ ਵਿਭਾਗ।

ਭਾਗ-I

ਪੰਜਾਬ ਸਰਕਾਰ

ਕਾਨੂੰਨੀ ਅਤੇ ਵਿਧਾਨਿਕ ਕਾਰ-ਵਿਹਾਰ ਵਿਭਾਗ

ਅਧਿਸੂਚਨਾ

ਮਿਤੀ 17 ਜੂਨ, 2025

ਨੰ. 8/ਭ:ਕ/2025.- ਪੰਜਾਬ ਵਿਸ਼ੇਸ਼ ਸ਼ਕਤੀਆਂ (ਪ੍ਰੈਸ) ਐਕਟ, 1956 ਦਾ ਪੰਜਾਬੀ ਅਨੁਵਾਦ ਰਾਜਪਾਲ ਪੰਜਾਬ ਦੀ ਸਤਾ ਨਾਲ ਪ੍ਰਕਾਸ਼ਤ ਕੀਤਾ ਜਾਂਦਾ ਹੈ ਅਤੇ ਪੰਜਾਬ ਰਾਜ ਭਾਸ਼ਾ ਐਕਟ, 1967 (1967 ਦਾ ਪੰਜਾਬ ਐਕਟ ਨੰ. 5) ਦੀ ਧਾਰਾ 6-ਓ ਅਧੀਨ ਇਹ ਉਸ ਦਾ ਸੱਤਾ ਯੁਕਤ ਪਾਠ ਸਮਝਿਆ ਜਾਵੇਗਾ ।

DEPARTMENT OF LEGAL AND LEGISLATIVE AFFAIRS

NOTIFICATION

The 17th June, 2025

No. 8/L.C./2025.— The Translation in Punjabi of the Punjab Special Powers (Press) Act, 1956 is hereby published under the authority of the Governor of Punjab and shall be deemed to be the authoritative text thereof in Punjabi under section 6-A of the Punjab Official Language Act, 1967 (Punjab Act No.5 of 1967)

ਪੰਜਾਬ ਵਿਸ਼ੇਸ਼ ਸ਼ਕਤੀਆਂ (ਪ੍ਰੈਸ) ਐਕਟ, 1956

(1956 ਦਾ ਪੰਜਾਬ ਐਕਟ ਨੰ. 38)

ਭਾਰਤ ਗਣਰਾਜ ਦੇ ਸੱਤਵੇਂ ਸਾਲ ਵਿੱਚ ਪੰਜਾਬ ਰਾਜ ਦੇ ਵਿਧਾਨ ਮੰਡਲ ਦੁਆਰਾ ਹੇਠ ਲਿਖੇ ਅਨੁਸਾਰ ਇਹ ਐਕਟ ਬਣੇ :-

1. (1) ਇਸ ਐਕਟ ਨੂੰ ਪੰਜਾਬ ਵਿਸ਼ੇਸ਼ ਸ਼ਕਤੀਆਂ (ਪ੍ਰੈਸ) ਐਕਟ, 1956 ਕਿਹਾ ਜਾ ਸਕੇਗਾ।
(2) ਇਸ ਦਾ ਵਿਸਤਾਰ ਪੰਜਾਬ ਪੁਨਰਗਠਨ ਐਕਟ, 1966 ਦੀ ਧਾਰਾ 5 ਦੀ ਉਪ-ਧਾਰਾ (1) ਵਿੱਚ ਉਲਿਖਤ ਖੇਤਰਾਂ ਤੇ ਹੈ।
(3) ਇਹ ਤੁਰੰਤ ਨਾਫਜ਼ ਹੋ ਜਾਵੇਗਾ।
2. (1) ਰਾਜ ਸਰਕਾਰ ਜਾਂ ਇਸ ਨਮਿਤ ਇਸ ਤਰ੍ਹਾਂ ਅਖਤਿਆਰਤ ਕੋਈ ਪ੍ਰਕਾਸ਼ਨਾਂ ਤੇ ਅਥਾਰਿਟੀ ਜੋ ਉਸ ਦੀ ਤਸੱਲੀ ਹੋ ਜਾਂਦੀ ਹੈ ਕਿ ਲੋਕ ਅਮਨ ਤੇ ਪ੍ਰਭਾਵ ਪਾਉਣ ਵਾਲੀ ਜਾਂ ਕੰਟਰੋਲ ਕਰਨ ਦੀ ਸ਼ਕਤੀ ।

ਪ੍ਰਭਾਵ ਪਾਉਣ ਲਈ ਸੰਭਾਵੀ ਸੰਪਰਦਾਇਕ ਇਕਸੁਰਤਾ ਦੇ ਬਣਾਈ ਰੱਖਣ ਤੇ ਪ੍ਰਤੀਕੂਲ ਪ੍ਰਭਾਵ ਪਾਉਣ ਵਾਲੀ ਕਿਸੇ ਸਰਗਰਮੀ ਨੂੰ ਰੋਕਣ ਜਾਂ ਉਸ ਦਾ ਮੁਕਾਬਲਾ ਕਰਨ ਦੇ ਪ੍ਰਯੋਜਨਾਂ ਲਈ ਅਜਿਹੀ ਕਾਰਵਾਈ ਜ਼ਰੂਰੀ ਹੈ, ਛਾਪਕ, ਪ੍ਰਕਾਸ਼ਕ ਜਾਂ ਐਡੀਟਰ ਨੂੰ ਸੰਬੋਧਤ ਲਿਖਤੀ ਹੁਕਮ ਦੁਆਰਾ,-

- (ੳ) ਕਿਸੇ ਦਸਤਾਵੇਜ਼ ਜਾਂ ਕਿਸੇ ਵਰਗ ਦੀਆਂ ਦਸਤਾਵੇਜ਼ਾਂ ਵਿੱਚ ਕਿਸੇ ਖਾਸ ਵਿਸ਼ੇ ਜਾਂ ਖਾਸ ਵਰਗ ਦੇ ਵਿਸ਼ਿਆਂ ਨਾਲ ਸੰਬੰਧਤ ਕਿਸੇ ਮਾਮਲੇ ਦਾ ਉਲਿਖਤ ਮੁੱਦਤ ਲਈ ਜਾਂ ਕਿਸੇ ਅਖਬਾਰ ਜਾਂ ਮਿਆਦੀ ਪੱਤ੍ਰਿਕਾ ਦੇ ਕਿਸੇ ਖਾਸ ਅੰਗ ਜਾਂ ਅੰਗਾਂ ਵਿੱਚ ਛਾਪਣਾ ਜਾਂ ਪ੍ਰਕਾਸ਼ਤ ਕਰਨਾ ਮਨ੍ਹਾ ਕਰ ਸਕੇਗੀ:

ਬਸ਼ਰਤੇ ਅਜਿਹਾ ਕੋਈ ਹੁਕਮ ਉਸ ਦੇ ਕੀਤੇ ਜਾਣ ਤੋਂ ਦੋ ਤੋਂ ਵੱਧ ਮਹੀਨਿਆਂ ਲਈ ਨਾਫ਼ਜ਼ ਨਹੀਂ ਰਹੇਗਾ, ਜੇਕਰ ਅਜਿਹੀ ਮੁੱਦਤ ਦੇ ਗੁਜ਼ਰਨ ਤੋਂ ਪਹਿਲਾਂ ਰਾਜ ਸਰਕਾਰ, ਉਸੇ ਵਰਗੇ ਤਰੀਕੇ ਨਾਲ ਕੀਤੇ ਗਏ ਹੁਕਮ ਦੁਆਰਾ, ਇੱਕ ਸਮੇਂ ਤੇ ਦੋ ਮਹੀਨਿਆਂ ਤੋਂ ਵੱਧ ਦੀ ਕਿਸੇ ਅਜਿਹੀ ਮੁੱਦਤ ਲਈ, ਜੋ ਉਹ ਠੀਕ ਸਮਝਦੀ ਹੈ, ਉਸ ਨੂੰ ਵਧਾ ਨ ਦੇਵੇ, ਐਪਰ ਮੂਲ ਹੁਕਮ ਦੀ ਕੁੱਲ ਮੁੱਦਤ ਛੇ ਮਹੀਨੇ ਤੋਂ ਨ ਵਧੇ:

ਬਸ਼ਰਤੇ ਇਹ ਹੋਰ ਕਿ ਉਹ ਵਿਅਕਤੀ, ਜਿਸ ਦੇ ਵਿਰੁੱਧ ਹੁਕਮ ਕੀਤਾ ਗਿਆ ਹੈ, ਇਸ ਹੁਕਮ ਦੇ ਪਾਸ ਕੀਤੇ ਜਾਣ ਤੋਂ ਦਸ ਦਿਨਾਂ ਦੇ ਅੰਦਰ, ਰਾਜ ਸਰਕਾਰ ਨੂੰ ਪ੍ਰਤੀਬੇਨਤੀ ਕਰ ਸਕੇਗਾ, ਜੋ ਕਿ ਉਸ ਤੇ ਵਿਚਾਰ ਕਰਨ ਪਿੱਛੋਂ ਉਸ ਹੁਕਮ ਵਿੱਚ ਰੂਪਭੇਦ ਕਰ ਸਕੇਗੀ, ਉਸ ਦੀ ਪੁਸ਼ਟੀ ਕਰ ਸਕੇਗੀ ਜਾਂ ਉਸ ਨੂੰ ਰੱਦ ਕਰ ਸਕੇਗੀ;

- (ਅ) ਇਹ ਲੋੜ ਸਕੇਗੀ ਕਿ ਕੋਈ ਮਾਮਲਾ, ਜੋ ਦੋ ਤੋਂ ਵੱਧ ਖਾਨਿਆਂ ਵਿੱਚ ਨ ਹੋਵੇ, ਚੋਖੇ ਮਿਹਨਤਾਨੇ ਦੀ ਅਦਾਇਗੀ ਕਰ ਕੇ, ਕਿਸੇ ਅਖਬਾਰ ਜਾਂ ਮਿਆਦੀ ਪੱਤ੍ਰਿਕਾ ਦੇ ਕਿਸੇ ਖਾਸ ਅੰਗ ਜਾਂ ਅੰਗਾਂ ਵਿੱਚ ਪ੍ਰਕਾਸ਼ਤ ਕੀਤਾ ਜਾਵੇ, ਅਤੇ ਇਸ ਤਰਾਂ ਕਰਦੇ ਸਮੇਂ ਉਹ ਮੁੱਦਤ (ਜੋ ਇੱਕ ਹਫ਼ਤੇ ਤੋਂ ਵੱਧ ਨ ਹੋਵੇ) ਜਿਸ ਦੇ ਦੌਰਾਨ ਅਤੇ ਉਹ ਤਰੀਕਾ ਉਲਿਖਤ ਕਰ ਸਕੇਗੀ ਜਿਸ ਨਾਲ ਅਜਿਹਾ ਪ੍ਰਕਾਸ਼ਨ ਹੋਵੇਗਾ;

- (ੲ) ਇਹ ਲੋੜ ਸਕੇਗੀ ਕਿ ਕਿਸੇ ਖਾਸ ਵਿਸ਼ੇ ਜਾਂ ਖਾਸ ਵਰਗ ਦੇ ਵਿਸ਼ਿਆਂ ਨਾਲ ਸੰਬੰਧਤ ਕੋਈ ਮਾਮਲਾ, ਪ੍ਰਕਾਸ਼ਨ ਤੋਂ ਪਹਿਲਾਂ, ਰਾਜ ਸਰਕਾਰ ਦੁਆਰਾ ਇਸ ਨਮਿਤ ਨਿਯੁਕਤ ਅਥਾਰਿਟੀ ਨੂੰ ਪੜਤਾਲ ਲਈ ਪੇਸ਼ ਕੀਤਾ ਜਾਵੇਗਾ ਅਤੇ ਕੇਵਲ ਉਸ ਤੇ ਦਿੱਤੇ ਗਏ ਨਿਦੇਸ਼ਾਂ ਦੀ ਅਨੁਸਾਰਤਾ ਵਿੱਚ ਹੀ ਪ੍ਰਕਾਸ਼ਤ ਕੀਤਾ ਜਾਵੇਗਾ।

(JYST 28, 1947 SAKA)

(2) ਇਸ ਧਾਰਾ ਅਧੀਨ ਕਿਸੇ ਹੁਕਮ ਦੀ ਅਵਗਿਆ ਦੀ ਹਾਲਤ ਵਿੱਚ, ਰਾਜ ਸਰਕਾਰ ਜਾਂ ਹੁਕਮ ਜਾਰੀ ਕਰਨ ਵਾਲੀ ਅਥਾਰਿਟੀ, ਉਸ ਹੋਰ ਡੰਨ ਤੇ ਪ੍ਰਤੀਕੂਲ ਪ੍ਰਭਾਵ ਪਾਏ ਬਿਨਾਂ ਜਿਸ ਦਾ ਕਿ ਅਵਗਿਆ ਦਾ ਦੋਸ਼ੀ ਵਿਅਕਤੀ ਇਸ ਐਕਟ ਅਧੀਨ ਭਾਗੀ ਹੈ, ਕਿਸੇ ਸੰਬੰਧਤ ਪ੍ਰਕਾਸ਼ਨ ਦੀਆਂ ਸਭ ਕਾਪੀਆਂ ਦੇ ਅਤੇ ਪ੍ਰਕਾਸ਼ਨ ਵਿੱਚ ਵਰਤੇ ਗਏ ਕਿਸੇ ਛਾਪਾਖਾਨੇ ਜਾਂ ਹੋਰ ਯੰਤਰ ਜਾਂ ਔਜਾਰ ਦੇ ਪਕੜਨ ਦਾ ਹੁਕਮ ਕਰ ਸਕੇਗੀ।

3. (1) ਰਾਜ ਸਰਕਾਰ ਜਾਂ ਇਸ ਦੁਆਰਾ ਇਸ ਨਿਮਿਤ ਅਖ਼ਤਿਆਰਤ ਕੋਈ ਅਥਾਰਿਟੀ, ਜੋ ਉਸ ਦੀ ਤਸੱਲੀ ਹੋ ਜਾਂਦੀ ਹੈ ਕਿ ਲੋਕ ਅਮਨ ਤੇ ਪ੍ਰਭਾਵ ਪਾਉਣ ਵਾਲੀ ਜਾਂ ਪ੍ਰਭਾਵ ਪਾਉਣ ਲਈ ਸੰਭਾਵੀ ਸੰਪਰਦਾਇਕ ਇਕਸੁਰਤਾ ਦੇ ਬਣਾਈ ਰੱਖਣ ਤੇ ਪ੍ਰਤੀਕੂਲ ਪ੍ਰਭਾਵ ਪਾਉਣ ਵਾਲੀ ਕਿਸੇ ਸਰਗਰਮੀ ਨੂੰ ਰੋਕਣ ਜਾਂ ਉਸ ਦਾ ਮੁਕਾਬਲਾ ਕਰਨ ਦੇ ਪ੍ਰਯੋਜਨ ਲਈ ਅਜਿਹੀ ਕਾਰਵਾਈ ਜ਼ਰੂਰੀ ਹੈ, ਸਰਕਾਰੀ ਗਜ਼ਟ ਵਿੱਚ ਅਧਿਸੂਚਤ ਹੁਕਮ ਦੁਆਰਾ, ਪੰਜਾਬ ਪੁਨਰਗਠਨ ਐਕਟ, 1966 ਦੀ ਧਾਰਾ 5 ਦੀ ਉਪ-ਧਾਰਾ (1) ਵਿੱਚ ਉਲਿਖਤ ਖੇਤਰਾਂ ਵਿੱਚ ਪੰਜਾਬ ਪੁਨਰਗਠਨ ਐਕਟ, 1966 ਦੀ ਧਾਰਾ 5 ਦੀ ਉਪ-ਧਾਰਾ (1) ਵਿੱਚ ਉਲਿਖਤ ਖੇਤਰਾਂ ਵਿੱਚ ਕਿਸੇ ਅਖਬਾਰ, ਮਿਆਦੀ ਪੱਤ੍ਰਿਕਾ, ਪੱਤਰਕ ਜਾਂ ਹੋਰ ਪ੍ਰਕਾਸ਼ਨ ਦਾ ਲਿਆਉਣਾ ਮਨ੍ਹਾ ਕਰ ਸਕੇਗੀ:

ਪੰਜਾਬ ਪੁਨਰਗਠਨ ਐਕਟ, 1966 ਦੀ ਧਾਰਾ 5 ਦੀ ਉਪ-ਧਾਰਾ (1) ਵਿੱਚ ਉਲਿਖਤ ਖੇਤਰਾਂ ਵਿੱਚ ਦਾਖ਼ਲ ਹੋਣ ਨੂੰ ਮਨ੍ਹਾ ਕਰਨ ਦੀ ਸ਼ਕਤੀ।

ਬਸ਼ਰਤੋਂ ਅਜਿਹਾ ਕੋਈ ਹੁਕਮ ਉਸ ਦੇ ਕੀਤੇ ਜਾਣ ਤੋਂ ਦੋ ਤੋਂ ਵੱਧ ਮਹੀਨਿਆਂ ਲਈ ਨਾਫ਼ਜ਼ ਨਹੀਂ ਰਹੇਗਾ ਜੇਕਰ ਅਜਿਹੀ ਮੁੱਦਤ ਦੇ ਗੁਜ਼ਰਨ ਤੋਂ ਪਹਿਲਾਂ ਰਾਜ ਸਰਕਾਰ, ਉਸੇ ਵਰਗੇ ਤਰੀਕੇ ਨਾਲ ਕੀਤੇ ਗਏ ਹੁਕਮ ਦੁਆਰਾ, ਇੱਕ ਸਮੇਂ ਤੇ ਦੋ ਮਹੀਨਿਆਂ ਤੋਂ ਵੱਧ ਦੀ ਕਿਸੇ ਅਜਿਹੀ ਮੁੱਦਤ ਲਈ, ਜੋ ਉਹ ਠੀਕ ਸਮਝਦੀ ਹੈ, ਉਸ ਨੂੰ ਵਧਾ ਨ ਦੇਵੇ, ਐਪਰ ਮੂਲ ਹੁਕਮ ਦੀ ਕੁੱਲ ਮੁੱਦਤ ਛੇ ਮਹੀਨੇ ਤੋਂ ਨ ਵਧੇ:

ਬਸ਼ਰਤੋਂ ਇਹ ਹੋਰ ਕਿ ਅਜਿਹੇ ਹੁਕਮ ਦੁਆਰਾ ਦੁਖਤ ਕੋਈ ਵਿਅਕਤੀ, ਉਸ ਦੇ ਪਾਸ ਕੀਤੇ ਜਾਣ ਤੋਂ ਦਸ ਦਿਨਾਂ ਦੇ ਅੰਦਰ, ਰਾਜ ਸਰਕਾਰ ਨੂੰ ਪ੍ਰਤੀਬੇਨਤੀ ਕਰ ਸਕੇਗਾ, ਜੋ ਕਿ ਉਸ ਤੇ ਵਿਚਾਰ ਕਰਨ ਪਿੱਛੋਂ ਉਸ ਹੁਕਮ ਵਿੱਚ ਰੂਪਭੇਦ ਕਰ ਸਕੇਗੀ, ਉਸ ਦੀ ਪੁਸ਼ਟੀ ਕਰ ਸਕੇਗੀ ਜਾਂ ਉਸ ਨੂੰ ਰੱਦ ਕਰ ਸਕੇਗੀ।

(2) ਇਸ ਧਾਰਾ ਅਧੀਨ ਕਿਸੇ ਹੁਕਮ ਦੀ ਅਵਗਿਆ ਦੀ ਹਾਲਤ ਵਿੱਚ, ਰਾਜ ਸਰਕਾਰ ਜਾਂ ਹੁਕਮ ਜਾਰੀ ਕਰਨ ਵਾਲੀ ਅਥਾਰਿਟੀ, ਉਸ ਹੋਰ ਡੰਨ ਤੇ ਪ੍ਰਤੀਕੂਲ ਪ੍ਰਭਾਵ ਪਾਏ ਬਿਨਾਂ ਜਿਸ ਦਾ ਕਿ ਅਵਗਿਆ ਦਾ ਦੋਸ਼ੀ ਵਿਅਕਤੀ ਇਸ ਐਕਟ ਅਧੀਨ ਭਾਗੀ ਹੈ, ਕਿਸੇ ਸੰਬੰਧਤ ਅਖਬਾਰ, ਮਿਆਦੀ ਪੱਤ੍ਰਿਕਾ, ਪੱਤਰਕ ਜਾਂ ਹੋਰ ਪ੍ਰਕਾਸ਼ਨ ਦੀਆਂ ਸਭ ਕਾਪੀਆਂ ਦੇ ਪਕੜਨ ਦਾ ਹੁਕਮ ਕਰ ਸਕੇਗੀ।

- ਦੰਡ । 4. ਜੋ ਕੋਈ ਇਸ ਐਕਟ ਦੀ ਧਾਰਾ 2 ਅਤੇ 3 ਅਧੀਨ ਕੀਤੇ ਗਏ ਕਿਸੇ ਹੁਕਮ ਜਾਂ ਦਿੱਤੇ ਗਏ ਕਿਸੇ ਨਿਦੇਸ਼ ਦੀ ਪਾਲਣਾ ਕਰਨ ਵਿੱਚ ਉਲੰਘਣਾ, ਅਵਗਿਆ ਜਾਂ ਅਣਗਹਿਲੀ ਕਰੇਗਾ, ਉਹ ਦੋਸ਼-ਸਿੱਧੀ ਤੇ, ਦੋਹਾਂ ਵਿੱਚੋਂ ਕਿਸੇ ਪ੍ਰਕਾਰ ਦੀ ਕੈਦ ਦੀ, ਜਿਸ ਦੀ ਅਉਧ ਇੱਕ ਸਾਲ ਤੱਕ ਹੋ ਸਕੇਗੀ, ਜਾਂ ਇੱਕ ਹਜ਼ਾਰ ਰੁਪਏ ਤੱਕ ਜੁਰਮਾਨੇ ਦੀ, ਜਾਂ ਦੋਹਾਂ ਦੀ, ਸਜ਼ਾ ਦਿੱਤੇ ਜਾਣ ਦਾ ਭਾਗੀ ਹੋਵੇਗਾ।

ਮਨਦੀਪ ਪੰਨੂ,

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ,
ਕਾਨੂੰਨੀ ਅਤੇ ਵਿਧਾਨਿਕ ਕਾਰ-ਵਿਹਾਰ ਵਿਭਾਗ।

ਭਾਗ-I

ਪੰਜਾਬ ਸਰਕਾਰ

ਕਾਨੂੰਨੀ ਅਤੇ ਵਿਧਾਨਿਕ ਕਾਰ-ਵਿਹਾਰ ਵਿਭਾਗ

ਅਧਿਸੂਚਨਾ

ਮਿਤੀ 17 ਜੂਨ, 2025

ਨੰ. 9/ਭ:ਕ/2025.- ਪਲਾਕਸ਼ਾ ਯੂਨੀਵਰਸਿਟੀ, ਪੰਜਾਬ ਐਕਟ, 2021 ਦਾ ਪੰਜਾਬੀ ਅਨੁਵਾਦ ਰਾਜਪਾਲ ਪੰਜਾਬ ਦੀ ਸਤਾ ਨਾਲ ਪ੍ਰਕਾਸ਼ਤ ਕੀਤਾ ਜਾਂਦਾ ਹੈ ਅਤੇ ਪੰਜਾਬ ਰਾਜ ਭਾਸ਼ਾ ਐਕਟ, 1967 (1967 ਦਾ ਪੰਜਾਬ ਐਕਟ ਨੰ. 5) ਦੀ ਧਾਰਾ 6-ਓ ਅਧੀਨ ਇਹ ਉਸ ਦਾ ਸੱਤਾ ਯੁਕਤ ਪਾਠ ਸਮਝਿਆ ਜਾਵੇਗਾ ।

DEPARTMENT OF LEGAL AND LEGISLATIVE AFFAIRS

NOTIFICATION

The 17th June, 2025

No. 9/L.C./2025.- The Translation in Punjabi of the Plaksha University, Punjab Act, 2021 is hereby published under the authority of the Governor of Punjab and shall be deemed to be the authoritative text thereof in Punjabi under section 6-A of the Punjab Official Language Act, 1967 (Punjab Act No.5 of 1967)

ਪਲਾਕਸ਼ਾ ਯੂਨੀਵਰਸਿਟੀ, ਪੰਜਾਬ ਐਕਟ, 2021

(2021 ਦਾ ਪੰਜਾਬ ਐਕਟ ਨੰ: 21)

ਪੰਜਾਬ ਰਾਜ ਵਿੱਚ ਇੰਜੀਨੀਅਰੀ, ਮਾਨਵਿਕੀ ਵਿਸ਼ੇ, ਸਮਾਜਿਕ ਵਿਗਿਆਨ, ਜੀਵ ਵਿਗਿਆਨ, ਪ੍ਰਬੰਧ ਅਤੇ ਇਸ ਨਾਲ ਸਬੰਧਤ ਅਤੇ/ਜਾਂ ਉਸਦੇ ਅਨੁਸੰਗਕ ਵਿਸ਼ਿਆਂ ਸਮੇਤ ਉਚੇਰੀ ਸਿੱਖਿਆ ਦੇ ਖੇਤਰ ਵਿੱਚ ਹਦਾਇਤਾਂ, ਅਧਿਆਪਨ, ਸਿੱਖਿਆ, ਖੋਜ, ਸਿਖਲਾਈ ਅਤੇ ਸਾਰੇ ਪੱਧਰਾਂ ਦੀਆਂ ਸਬੰਧਤ ਗਤੀਵਿਧੀਆਂ ਦੀ ਵਿਵਸਥਾ ਕਰਨ ਦੇ ਪ੍ਰਯੋਜਨਾਂ ਨਾਲ ਪਲਾਕਸ਼ਾ ਯੂਨੀਵਰਸਿਟੀ, ਪੰਜਾਬ ਦੇ ਨਾਂ ਦੇ ਨਾਲ ਜਾਣੀ ਜਾਣ ਵਾਲੀ ਇੱਕ ਯੂਨੀਵਰਸਿਟੀ ਸਥਾਪਤ ਅਤੇ ਨਿਗਮਤ ਕਰਨ ਲਈ ਇੱਕ ਐਕਟ;

ਜਦੋਂ ਕਿ ਕੰਪਨੀ ਐਕਟ, 2013 (2013 ਦਾ ਕੇਂਦਰੀ ਐਕਟ ਨੰ: 18) ਅਧੀਨ ਰਜਿਸਟਰਸ਼ੁਦਾ ਰੀਇਮੇਜਿਨਿੰਗ ਉਚੇਰੀ ਸਿੱਖਿਆ ਫਾਊਂਡੇਸ਼ਨ, ਵੱਲੋਂ ਪੰਜਾਬ ਨਿੱਜੀ ਯੂਨੀਵਰਸਿਟੀ ਨੀਤੀ, 2010 ਦੇ ਆਧਾਰ ਤੇ ਪੰਜਾਬ ਰਾਜ ਵਿੱਚ ਸਵੈ ਵਿੱਤੀ ਪੋਸ਼ਣ ਨਾਲ ਉਚੇਰੀ ਸਿੱਖਿਆ ਦੇ ਸਾਰੇ ਪੱਧਰਾਂ ਤੇ ਸਾਰੇ ਸਮਯੋਗਤਾ ਵਰਗਾਂ ਵਿੱਚ ਵਿਵਸਥਾ ਕਰਨ ਸਬੰਧੀ ਯੂਨੀਵਰਸਿਟੀ ਸਥਾਪਤ ਕਰਨ ਲਈ ਰਾਜ ਸਰਕਾਰ ਨੂੰ ਤਜਵੀਜ਼ ਪੇਸ਼ ਕੀਤੀ ਗਈ ਸੀ;

ਜਦੋਂ ਕਿ ਰਾਜ ਸਰਕਾਰ ਉਕਤ ਦਰਸਾਈ ਗਈ ਫਾਊਂਡੇਸ਼ਨ ਦੀ ਤਜਵੀਜ਼ ਨੂੰ ਧਿਆਨ ਨਾਲ ਵਿਚਾਰਦੇ ਹੋਏ ਇਸ ਨਤੀਜੇ ਤੇ ਪਹੁੰਚੀ ਕਿ ਉਕਤ ਫਾਊਂਡੇਸ਼ਨ ਯੂਨੀਵਰਸਿਟੀ ਸਥਾਪਤ ਕਰਨ ਅਤੇ ਉਸ ਨੂੰ ਚਲਾਉਣ ਦੇ ਯੋਗ ਹੈ ਅਤੇ ਇਸ ਅਨੁਸਾਰ ਹੀ ਰਾਜ ਸਰਕਾਰ ਵੱਲੋਂ ਦਰਸਾਈ ਗਈ ਨਿੱਜੀ ਯੂਨੀਵਰਸਿਟੀ ਸਥਾਪਤ ਕਰਨ ਲਈ ਉਨ੍ਹਾਂ ਦੀ ਤਜਵੀਜ਼ ਪ੍ਰਵਾਨ ਕਰ ਲਈ ਗਈ ਹੈ;

ਅਤੇ ਜਦੋਂ ਕਿ ਉਕਤ ਹਵਾਲਾ ਕੀਤੇ ਗਏ ਹਾਲਾਤਾਂ ਵਿੱਚ, ਉਪਰੋਕਤ ਦਰਸਾਏ ਗਏ ਪ੍ਰਯੋਜਨਾਂ ਲਈ ਪਲਾਕਸ਼ਾ ਯੂਨੀਵਰਸਿਟੀ, ਪੰਜਾਬ ਦੀ ਜਲਦੀ ਸਥਾਪਨਾ ਕਰਨੀ ਉਚਿਤ ਸਮਝੀ ਜਾਂਦੀ ਹੈ।

ਭਾਰਤ ਗਣਰਾਜ ਦੇ ਬਹੁਤਰਵੇਂ ਸਾਲ ਵਿੱਚ ਹੇਠ ਲਿਖੇ ਅਨੁਸਾਰ ਪੰਜਾਬ ਰਾਜ ਦੇ ਵਿਧਾਨ ਮੰਡਲ ਦੁਆਰਾ ਇਹ ਐਕਟ ਬਣੇ:-

ਸੰਖੇਪ ਨਾਂ ਅਤੇ
ਅਰੰਭ।

1. (1) ਇਸ ਐਕਟ ਨੂੰ ਪਲਾਕਸ਼ਾ ਯੂਨੀਵਰਸਿਟੀ, ਪੰਜਾਬ ਐਕਟ, 2021 ਕਿਹਾ ਜਾ ਸਕੇਗਾ।

(2) ਇਹ ਅਗਸਤ, 2021 ਦੇ ਵੀਹਵੇਂ ਦਿਨ ਤੋਂ ਨਾਫ਼ਜ਼ ਅਤੇ ਪ੍ਰਭਾਵੀ ਹੋਣਾ ਸਮਝਿਆ ਜਾਵੇਗਾ।

ਪਰਿਭਾਸ਼ਾਵਾਂ।

2. ਇਸ ਐਕਟ ਵਿੱਚ, ਜੇਕਰ ਪ੍ਰਸੰਗ ਹੋਰ ਤਰ੍ਹਾਂ ਨਾ ਲੋੜੇ,-

- (ੳ) 'ਅਕਾਦਮਿਕ ਕੌਂਸਲ' ਦਾ ਮਤਲਬ ਹੈ ਯੂਨੀਵਰਸਿਟੀ ਦੀ ਅਕਾਦਮਿਕ ਕੌਂਸਲ;
- (ਅ) 'ਅਥਾਰਟੀਆਂ' ਦਾ ਮਤਲਬ ਹੈ ਯੂਨੀਵਰਸਿਟੀ ਦੀਆਂ ਅਥਾਰਟੀਆਂ;
- (ੲ) 'ਪ੍ਰਬੰਧ-ਬੋਰਡ' ਦਾ ਮਤਲਬ ਹੈ ਯੂਨੀਵਰਸਿਟੀ ਦਾ ਪ੍ਰਬੰਧ ਬੋਰਡ;
- (ਸ) 'ਅਧਿਐਨ ਬੋਰਡ' ਦਾ ਮਤਲਬ ਹੈ ਗਵਰਨਿੰਗ ਬੋਡੀ ਦੁਆਰਾ ਗਠਤ ਕੀਤੀ ਗਈ ਇੱਕ ਬੋਡੀ;
- (ਹ) 'ਕੈਂਪਸ' ਦਾ ਮਤਲਬ ਹੈ ਜੁੜਵਾਂ ਖੇਤਰ ਜਿਸ ਵਿੱਚ ਯੂਨੀਵਰਸਿਟੀ ਸਥਿਤ ਹੈ;
- (ਕ) 'ਚੇਅਰਪਰਸਨ' ਦਾ ਮਤਲਬ ਹੈ ਫਾਊਂਡੇਸ਼ਨ ਦਾ ਚੇਅਰਪਰਸਨ;
- (ਖ) 'ਚਾਂਸਲਰ' ਦਾ ਮਤਲਬ ਹੈ ਯੂਨੀਵਰਸਿਟੀ ਦਾ ਚਾਂਸਲਰ;
- (ਗ) 'ਮੁੱਖ ਵਿੱਤ ਅਤੇ ਲੇਖਾ ਅਫ਼ਸਰ' ਦਾ ਮਤਲਬ ਹੈ ਯੂਨੀਵਰਸਿਟੀ ਦਾ ਮੁੱਖ ਵਿੱਤ ਅਤੇ ਲੇਖਾ ਅਫ਼ਸਰ;
- (ਘ) 'ਡੀਨ' ਦਾ ਮਤਲਬ ਹੈ ਯੂਨੀਵਰਸਿਟੀ ਦਾ ਡੀਨ;
- (ਙ) 'ਵਿੱਤ ਕਮੇਟੀ' ਦਾ ਮਤਲਬ ਹੈ ਯੂਨੀਵਰਸਿਟੀ ਦੀ ਵਿੱਤ ਕਮੇਟੀ;
- (ਚ) 'ਫਾਊਂਡੇਸ਼ਨ' ਦਾ ਮਤਲਬ ਹੈ ਕੰਪਨੀ ਐਕਟ, 2013 (2013 ਦਾ ਕੇਂਦਰੀ ਐਕਟ ਨੰ: 18) ਦੇ ਉਪਬੰਧਾਂ ਅਧੀਨ ਰਜਿਸਟਰਸ਼ੁਦਾ

(JYST 28, 1947 SAKA)

ਰੀਇਮੇਜਿਨਿੰਗ ਉਚੇਰੀ ਸਿੱਖਿਆ ਫਾਊਂਡੇਸ਼ਨ;

- (ਛ) 'ਗਵਰਨਿੰਗ ਬੋਡੀ' ਦਾ ਮਤਲਬ ਹੈ ਯੂਨੀਵਰਸਿਟੀ ਦੀ ਗਵਰਨਿੰਗ ਬੋਡੀ;
- (ਜ) 'ਸੰਸਥਾ' ਦਾ ਮਤਲਬ ਹੈ ਕੈਂਪਸ ਅੰਦਰ ਯੂਨੀਵਰਸਿਟੀ ਦੁਆਰਾ ਸਥਾਪਤ ਕੀਤੀ ਗਈ, ਚਲਾਈ ਜਾ ਰਹੀ, ਪ੍ਰਬੰਧ ਕੀਤੀ ਗਈ, ਮਾਨਤਾ ਪ੍ਰਾਪਤ ਜਾਂ ਗਠਤ ਕੀਤੀ ਗਈ ਕੋਈ ਸੰਸਥਾ ਜਾਂ ਕਾਲਜ ਜਾਂ ਅਕਾਦਮਿਕ ਸੈਂਟਰ (ਜੋ ਕਿ ਕਿਸੇ ਵੀ ਨਾਂ ਨਾਲ ਜਾਣਿਆ ਜਾਂਦਾ ਹੋਵੇ);
- (ਝ) 'ਮੁਕੱਰਰ' ਦਾ ਮਤਲਬ ਹੈ ਪ੍ਰਵਿਧਾਨਾਂ, ਆਰਡੀਨੈਂਸਾਂ ਅਤੇ ਵਿਨਿਯਮਾਂ ਦੁਆਰਾ ਮੁਕੱਰਰ ਕੀਤਾ ਗਿਆ;
- (ਵ) 'ਰਜਿਸਟਰਾਰ' ਦਾ ਮਤਲਬ ਹੈ ਯੂਨੀਵਰਸਿਟੀ ਦਾ ਰਜਿਸਟਰਾਰ;
- (ਟ) 'ਰਾਜ ਸਰਕਾਰ' ਦਾ ਮਤਲਬ ਹੈ ਪੰਜਾਬ ਰਾਜ ਦੀ ਸਰਕਾਰ;
- (ਠ) 'ਪ੍ਰਵਿਧਾਨਾਂ', 'ਆਰਡੀਨੈਂਸਾਂ' ਅਤੇ 'ਵਿਨਿਯਮਾਂ' ਦਾ ਮਤਲਬ ਇਸ ਐਕਟ ਅਧੀਨ ਬਣੇ ਯੂਨੀਵਰਸਿਟੀ ਦੇ 'ਪ੍ਰਵਿਧਾਨਾਂ', 'ਆਰਡੀਨੈਂਸਾਂ' ਅਤੇ 'ਵਿਨਿਯਮਾਂ' ਤੋਂ ਹੈ;
- (ਡ) 'ਅਧਿਆਪਕ', ਜਿਸ ਵਿੱਚ ਪ੍ਰੋਫੈਸਰ, ਐਸੋਸੀਏਟ ਪ੍ਰੋਫੈਸਰ, ਸਹਾਇਕ ਪ੍ਰੋਫੈਸਰ ਅਤੇ ਕੋਈ ਅਜਿਹਾ ਦੂਸਰਾ ਵਿਅਕਤੀ ਜੋ ਯੂਨੀਵਰਸਿਟੀ ਜਾਂ ਇਸ ਦੀਆਂ ਕਿਸੇ ਸੰਸਥਾਵਾਂ ਅਤੇ ਕਿਸੇ ਕੇਂਦਰਾਂ ਵਿੱਚ ਸਿੱਖਿਆ ਦਿੰਦਾ ਹੈ, ਸ਼ਾਮਲ ਹਨ;
- (ਢ) 'ਯੂਨੀਵਰਸਿਟੀ' ਦਾ ਮਤਲਬ ਹੈ ਇਸ ਐਕਟ ਦੀ ਧਾਰਾ 3 ਅਧੀਨ ਸਥਾਪਤ ਪਲਾਕਸ਼ਾ ਯੂਨੀਵਰਸਿਟੀ, ਪੰਜਾਬ;
- (ਣ) 'ਵਾਈਸ-ਚਾਂਸਲਰ' ਦਾ ਮਤਲਬ ਹੈ ਯੂਨੀਵਰਸਿਟੀ ਦਾ ਵਾਈਸ-ਚਾਂਸਲਰ; ਅਤੇ
- (ਤ) 'ਵਿਜ਼ਿਟਰ' ਦਾ ਮਤਲਬ ਹੈ ਯੂਨੀਵਰਸਿਟੀ ਦਾ ਵਿਜ਼ਿਟਰ।

3. (1) ਪੰਜਾਬ ਰਾਜ ਵਿੱਚ ਪਲਾਕਸ਼ਾ ਯੂਨੀਵਰਸਿਟੀ, ਪੰਜਾਬ ਦੇ ਨਾਂ ਨਾਲ ਇੱਕ ਯੂਨੀਵਰਸਿਟੀ ਦੀ ਪ੍ਰਾਈਵੇਟ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ। ਸਥਾਪਨਾ

(2) ਯੂਨੀਵਰਸਿਟੀ ਇਸ ਐਕਟ ਦੇ ਉਪਬੰਧਾਂ ਦੀ ਅਨੁਸਾਰਤਾ ਵਿੱਚ ਫਾਊਂਡੇਸ਼ਨ ਦੁਆਰਾ ਚਲਾਈ ਅਤੇ ਉਸ ਦੁਆਰਾ ਉਸਦਾ ਪ੍ਰਬੰਧ ਕੀਤਾ ਜਾਵੇਗਾ।

(3) ਯੂਨੀਵਰਸਿਟੀ ਉਪ-ਧਾਰਾ (1) ਵਿੱਚ ਜ਼ਿਕਰ ਕੀਤੇ ਨਾਂ ਦੁਆਰਾ ਇੱਕ ਨਿਗਮਤ ਬੋਡੀ ਹੋਵੇਗੀ ਅਤੇ ਇਸ ਦਾ ਸਦੀਵੀ ਉਤਰਾਧਿਕਾਰ ਹੋਵੇਗਾ ਅਤੇ ਇਸ ਦੀ ਇੱਕ ਸਾਂਝੀ ਮੁਹਰ ਹੋਵੇਗੀ। ਇਸ ਕੋਲ ਚੱਲ ਅਤੇ ਅਚੱਲ ਚੰਦੇਂ ਤਰ੍ਹਾਂ ਦੀਆਂ ਸੰਪੱਤੀਆਂ ਨੂੰ ਅਰਜਤ ਕਰਨ, ਪੱਟੇ ਤੇ ਦੇਣ, ਧਾਰਨ ਕਰਨ, ਗਿਰਵੀ ਕਰਨ ਅਤੇ ਉਸ ਦਾ ਨਿਬੇੜਾ ਕਰਨ

ਅਤੇ ਮੁਆਇਦਾ ਕਰਨ ਦੀ ਸ਼ਕਤੀ ਹੋਵੇਗੀ ਅਤੇ ਉਕਤ ਨਾਂ ਨਾਲ ਉਹ ਦਾਵਾ ਕਰ ਸਕੇਗੀ ਅਤੇ ਉਸ 'ਤੇ ਦਾਵਾ ਕੀਤਾ ਜਾ ਸਕੇਗਾ।

(4) ਯੂਨੀਵਰਸਿਟੀ ਦਾ ਸਦਰ-ਮੁਕਾਮ ਬਲਾਕ-ਬੀ, ਸੈਕਟਰ 101- ਅਲਫ਼ਾ, ਆਈ.ਟੀ. ਸਿਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਪੰਜਾਬ-140306 ਵਿਖੇ ਹੋਵੇਗਾ।

(5) ਯੂਨੀਵਰਸਿਟੀ ਸਵੈ ਵਿੱਤ ਪੋਸ਼ਣ ਹੋਵੇਗੀ ਅਤੇ ਇਹ ਰਾਜ ਸਰਕਾਰ ਪਾਸੋਂ ਕੋਈ ਗ੍ਰਾਂਟ ਜਾਂ ਕਿਸੇ ਹੋਰ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਹੱਕਦਾਰ ਨਹੀਂ ਹੋਵੇਗੀ।

ਯੂਨੀਵਰਸਿਟੀ ਦੇ ਉਦੇਸ਼।

4. ਯੂਨੀਵਰਸਿਟੀ ਦੇ ਹੇਠ ਲਿਖੇ ਉਦੇਸ਼ ਹੋਣਗੇ,-

- (i) ਇੰਜੀਨੀਅਰੀ, ਮਾਨਵਿਕੀ ਵਿਸ਼ੇ, ਸਮਾਜਿਕ ਵਿਗਿਆਨ, ਜੀਵ ਵਿਗਿਆਨ, ਪ੍ਰਬੰਧ, ਈ-ਲਰਨਿੰਗ ਅਤੇ ਆਨਲਾਈਨ ਸਿੱਖਿਆ ਸਮੇਤ ਉਚੇਰੀ ਸਿੱਖਿਆ ਦੇ ਖੇਤਰਾਂ ਵਿੱਚ ਸਾਰੇ ਪੱਧਰਾਂ ਤੇ ਹਦਾਇਤਾਂ, ਅਧਿਆਪਨ, ਸਿੱਖਿਆ, ਖੋਜ ਅਤੇ ਸਿਖਲਾਈ ਪ੍ਰਦਾਨ ਕਰਨੀ ਅਤੇ ਯੂਨੀਵਰਸਿਟੀ ਦੁਆਰਾ ਜਿਵੇਂ ਜ਼ਰੂਰੀ ਸਮਝਿਆ ਜਾਵੇ, ਜਿਵੇਂ ਰਾਜ ਜਾਂ ਕੇਂਦਰੀ ਕਾਨੂੰਨ ਅਧੀਨ ਮੁਨਾਸਬ ਹੋਵੇ, ਅਤੇ ਸਬੰਧਤ ਰੈਗੂਲੇਟਰੀ ਅਥਾਰਟੀ ਦੀ ਪ੍ਰਵਾਨਗੀ ਨਾਲ ਸਮਾਜ ਅਤੇ ਉਦਯੋਗ ਦੀ ਆਮ ਜ਼ਰੂਰਤ ਅਨੁਸਾਰ ਅਜਿਹੇ ਹੋਰ ਸਮਯੋਗਤਾ ਵਰਗ ਵਿੱਚ ਅਤੇ ਵਿਸ਼ੇ ਵਿੱਚ ਸਿਖਲਾਈ ਨੂੰ ਜਾਰੀ ਰੱਖਣਾ;
- (ii) ਪੇਂਡੂ ਵਿਦਿਆਰਥੀਆਂ ਦੇ ਅਕਾਦਮਿਕ ਟੀਚਿਆਂ ਨੂੰ ਪ੍ਰਫੁੱਲਤ ਕਰਨਾ;
- (iii) ਉਦਯੋਗ ਆਧਾਰਤ ਅਧਿਆਪਨ, ਸਿਖਲਾਈ ਅਤੇ ਖੋਜ ਦੇ ਵਿਸਤਾਰ ਪ੍ਰੋਗਰਾਮਾਂ ਨੂੰ ਆਪਣੇ ਜ਼ਿੰਮੇ ਲੈਣਾ ਅਤੇ ਸਮਾਜ ਦੇ ਵਿਕਾਸ ਵਿੱਚ ਯੋਗਦਾਨ ਦੇਣ ਦੀ ਦ੍ਰਿਸ਼ਟੀ ਤੋਂ ਰੁਜ਼ਗਾਰਯੋਗ ਹੁਨਰ ਪ੍ਰਦਾਨ ਕਰਨਾ;
- (iv) ਖੋਜ, ਸਿਰਜਨ, ਗਿਆਨ, ਬੁੱਧੀ ਅਤੇ ਸਮਝ ਦੀ ਉੱਨਤੀ ਅਤੇ ਪ੍ਰਸਾਰ ਕਰਨ ਲਈ ਵਿਵਸਥਾ ਕਰਨਾ;
- (v) ਅਕਾਦਮਿਕ-ਉਦਯੋਗ ਸਬੰਧ ਲਈ ਮੁੱਖ ਉਦਯੋਗਿਕ ਘਰਾਣਿਆਂ ਨੂੰ ਕੈਂਪਸ ਵਿੱਚ ਉਹਨਾਂ ਦੀਆਂ ਨਿਗਮਤ ਸੰਸਥਾਵਾਂ ਨੂੰ ਸਥਾਪਤ ਕਰਨ ਲਈ ਉਤਸ਼ਾਹਿਤ ਅਤੇ ਪ੍ਰੇਰਿਤ ਕਰਨਾ;
- (vi) ਗਿਆਨ ਦਾ ਪ੍ਰਸਾਰ ਕਰਨਾ ਤਾਂ ਜੋ ਇਸ ਨੂੰ ਸਮਾਜ ਦੀ ਹਰ ਸ਼੍ਰੇਣੀ ਤੱਕ ਪਹੁੰਚਯੋਗ ਬਣਾਇਆ ਜਾ ਸਕੇ;
- (vii) ਪੰਜਾਬੀ ਅਧਿਐਨ ਨੂੰ ਤਰੱਕੀ ਦੇਣਾ, ਪੰਜਾਬੀ ਭਾਸ਼ਾ ਅਤੇ ਸਾਹਿਤ ਦੀ ਖੋਜ ਲਈ ਵਿਵਸਥਾ ਕਰਨਾ ਅਤੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਵਿਕਾਸ ਲਈ ਉਪਾਅ ਕਰਨੇ;
- (viii) ਰਾਜ ਸਰਕਾਰ ਦੀ ਪ੍ਰਵਾਨਗੀ ਨਾਲ ਤਤਵਰਤੀ ਵਿਨਿਯਮਾਂ ਦੀ ਅਨੁਸਾਰਤਾ

ਵਿੱਚ ਇਸ ਦੇ ਅਧਿਕਾਰ-ਖੇਤਰ ਵਿੱਚ ਅਧਿਐਨ ਕੇਂਦਰ, ਕੈਂਪਸ, ਕੇਂਦਰ ਖੋਲ੍ਹਣੇ;

- (ix) ਕੈਂਪਸ ਤੋਂ ਪਹੁੰਚ ਕੇਂਦਰ, ਦੂਜੇ ਦੇਸ਼ ਵਿੱਚ ਕੈਂਪਸ, ਅਧਿਐਨ ਕੇਂਦਰ ਅਤੇ ਜ਼ੋਨਲ ਜਾਂ ਖੇਤਰੀ ਕੇਂਦਰ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਾਂ ਉਸ ਦੇ ਬਰਾਬਰ ਦੀ ਬੈਂਡੀ ਜੋ ਕਿ ਕੇਂਦਰੀ ਸਰਕਾਰ ਦੁਆਰਾ ਸਥਾਪਤ ਹੋਵੇ ਅਤੇ ਰਾਜ ਸਰਕਾਰ ਦੀ ਪ੍ਰਵਾਨਗੀ ਨਾਲ ਸਥਾਪਤ ਕਰਨਾ; ਅਤੇ
- (x) ਅਜਿਹੇ ਸਭ ਕਾਰਜਾਂ ਨੂੰ ਕਰਨਾ ਜਿਵੇਂ ਕਿ ਯੂਨੀਵਰਸਿਟੀ ਦੇ ਉਦੇਸ਼ਾਂ ਨੂੰ ਵਧਾਵਾ ਦੇਣ ਲਈ ਜ਼ਰੂਰੀ ਜਾਂ ਲੋੜੀਂਦੇ ਹੋਣ।

5. ਯੂਨੀਵਰਸਿਟੀ ਦੀਆਂ ਹੇਠ-ਲਿਖੀਆਂ ਸ਼ਕਤੀਆਂ ਅਤੇ ਕਾਜਕਾਰ ਹੋਣਗੇ ਜੋ ਕਿ ਉਸ ਦੁਆਰਾ ਜਾਂ ਉਸ ਦੇ ਅਧਿਕਾਰੀਆਂ ਅਤੇ ਅਥਾਰਟੀਆਂ ਦੁਆਰਾ ਵਰਤੋਂ ਕੀਤੀਆਂ ਜਾਣਗੀਆਂ ਅਤੇ ਨਿਭਾਏ ਜਾਣਗੇ, ਅਰਥਾਤ:-

ਯੂਨੀਵਰਸਿਟੀ ਦੀਆਂ ਸ਼ਕਤੀਆਂ ਅਤੇ ਕਾਜਕਾਰ।

- (i) ਸਿੱਖਿਆ ਪ੍ਰਦਾਨ ਕਰਨਾ ਅਤੇ ਸਿੱਖਿਆਂ ਦੀਆਂ ਵੱਖ-ਵੱਖ ਸ਼ਾਖਾਵਾਂ ਨੂੰ ਹਦਾਇਤਾਂ ਜਾਰੀ ਕਰਨੀਆਂ ਅਤੇ, ਅਜਿਹੀਆਂ ਸ਼ਰਤਾਂ ਦੇ ਤਾਬੇ ਜਿਵੇਂ ਕਿ ਯੂਨੀਵਰਸਿਟੀ ਤੈਅ ਕਰੇ, ਪ੍ਰੀਖਿਆਵਾਂ, ਮੁਲਾਂਕਣ ਜਾਂ ਪਰੀਖਣ ਦੇ ਕਿਸੇ ਹੋਰ ਤਰੀਕੇ ਦੇ ਆਧਾਰ ਤੇ ਡਿਗਰੀਆਂ, ਡਿਪਲੋਮੇ, ਸਰਟੀਫਿਕੇਟ ਜਾਂ ਹੋਰ ਅਕਾਦਮਿਕ ਉਪਾਧੀਆਂ ਵਿਅਕਤੀਆਂ ਨੂੰ ਦੇਣਾ ਜਾਂ ਪ੍ਰਦਾਨ ਕਰਨਾ ਅਤੇ ਅਜਿਹੀਆਂ ਡਿਗਰੀਆਂ, ਡਿਪਲੋਮੇ, ਸਰਟੀਫਿਕੇਟ ਜਾਂ ਹੋਰ ਅਕਾਦਮਿਕ ਉਪਾਧੀਆਂ ਨੂੰ ਚੰਗੇ ਅਤੇ ਵਾਜਬ ਕਾਰਨ ਕਰਕੇ ਵਾਪਸ ਲੈਣਾ;
- (ii) ਅਧਿਐਨ, ਅਧਿਆਪਨ, ਸਿਖਲਾਈ, ਖੋਜ, ਸਲਾਹ-ਮਸ਼ਵਰੇ ਦੇ ਕੋਰਸਾਂ ਨੂੰ ਸ਼ੁਰੂ ਕਰਨ ਸਬੰਧੀ ਪਾਠਕ੍ਰਮ ਨੂੰ ਅਪਣਾਉਣ ਅਤੇ ਇਸ ਨੂੰ ਆਧੁਨਿਕ ਬਣਾਉਣ ਸਮੇਤ ਅਤੇ ਕੋਰਸਾਂ ਨਾਲ ਸਬੰਧਤ ਆਨਲਾਈਨ ਸਿੱਖਿਆ ਦੇ ਤਰੀਕਿਆਂ ਸਮੇਤ, ਰਵਾਇਤੀ ਅਤੇ ਨਾਲ-ਨਾਲ ਨਵੇਂ ਨਵੀਨਕਾਰੀ ਤਰੀਕਿਆਂ ਰਾਹੀਂ ਮਾਨਤਾ ਅਤੇ ਸਬੰਧੀਕਰਨ ਪ੍ਰਦਾਨ ਕਰਨ ਲਈ ਸਾਰੇ ਉਪਾਅ ਕਰਨੇ ਅਤੇ ਵਿਵਸਥਾਵਾਂ ਕਰਨੀਆਂ;
- (iii) ਕੰਧ ਦੀ ਚਿਤਰਕਾਰੀ ਨਾਲ ਸਬੰਧਿਤ ਵਿਸ਼ੇਸ਼ ਪੜ੍ਹਾਈ ਅਤੇ ਵਿਸਤਾਰ ਸੇਵਾਵਾਂ ਦਾ ਪ੍ਰਬੰਧ ਕਰਨਾ ਅਤੇ ਉਨ੍ਹਾਂ ਨੂੰ ਆਪਣੇ ਜ਼ਿੰਮੇ ਲੈਣਾ;
- (iv) ਪੋਸਟ ਡਾਕਟਰੇਟ, ਡਾਕਟਰੇਟ, ਮਾਸਟਰਜ਼, ਡਿਗਰੀਆਂ, ਡਿਪਲੋਮੇ ਅਤੇ ਸਰਟੀਫਿਕੇਟ ਪ੍ਰਦਾਨ ਕਰਨ ਜਾਂ ਦੇਣ ਲਈ ਪ੍ਰੀਖਿਆਵਾਂ ਕਰਵਾਉਣੀਆਂ;
- (v) ਪਰਸਪਰ ਆਧਾਰ ਤੇ ਦੂਸਰੀਆਂ ਯੂਨੀਵਰਸਿਟੀਆਂ ਦੀ ਤੁਲਨਾ ਵਿੱਚ

- ਦੋਹਰੀ ਡਿਗਰੀ, ਡਿਪਲੋਮਾ ਜਾਂ ਸਰਟੀਫਿਕੇਟ ਪ੍ਰਦਾਨ ਕਰਨੇ;
- (vi) ਜਿਵੇਂ ਕਿ ਮੁਕੱਰਰ ਕੀਤਾ ਗਿਆ ਹੋਵੇ ਮਾਨ-ਅਰਥ ਡਿਗਰੀਆਂ ਅਤੇ ਹੋਰ ਉਪਾਧੀਆਂ ਸਥਾਪਿਤ ਅਤੇ ਪ੍ਰਦਾਨ ਕਰਨਾ;
- (vii) ਜਿਵੇਂ ਯੂਨੀਵਰਸਿਟੀ ਦੁਆਰਾ ਨਿਰਧਾਰਤ ਕੀਤਾ ਜਾ ਸਕਿਆ ਹੋਵੇ ਈ-ਲਰਨਿੰਗ ਅਤੇ ਆਨਲਾਈਨ ਸਿੱਖਿਆ ਪ੍ਰੋਗਰਾਮਾਂ ਦਾ ਪ੍ਰਬੰਧ ਕਰਨਾ;
- (viii) ਉਨ੍ਹਾਂ ਵਿਦਿਆਰਥੀਆਂ ਨੂੰ ਜਿਨ੍ਹਾਂ ਵੱਲੋਂ ਕਿਸੇ ਦੂਸਰੀ ਮਾਨਤਾ ਪ੍ਰਾਪਤ ਯੂਨੀਵਰਸਿਟੀ, ਬੋਰਡ ਜਾਂ ਕਾਊਂਸਿਲ ਜਾਂ ਕਿਸੇ ਹੋਰ ਸਮਰੱਥ ਅਥਾਰਟੀ ਤੋਂ ਅੰਸ਼ਿਕ ਜਾਂ ਪੂਰਨ ਤੌਰ ਤੇ ਕੋਰਸ ਪੂਰੇ ਕੀਤੇ ਗਏ ਹਨ, ਉਹਨਾਂ ਦੀਆਂ ਡਿਗਰੀਆਂ, ਡਿਪਲੋਮੇ ਅਤੇ ਸਰਟੀਫਿਕੇਟ ਨੂੰ ਬਰਾਬਰਤਾ ਪ੍ਰਦਾਨ ਕਰਨੀ;
- (ix) ਜਿਵੇਂ ਕਿ ਯੂਨੀਵਰਸਿਟੀ ਦੁਆਰਾ ਇਸ ਦੇ ਕੈਂਪਸ ਜਾਂ ਇਸ ਦੀਆਂ ਸੰਸਥਾਵਾਂ ਨੂੰ ਜ਼ਰੂਰਤ ਹੋਵੇ ਉਸ ਅਨੁਸਾਰ ਪ੍ਰੋਫੈਸਰ, ਐਸੋਸੀਏਟ ਪ੍ਰੋਫੈਸਰ, ਰੀਡਰ, ਸਹਾਇਕ ਪ੍ਰੋਫੈਸਰ, ਲੈਕਚਰਾਰ ਜਾਂ ਇਸ ਦੇ ਬਰਾਬਰ ਦੇ ਕਿਸੇ ਹੋਰ ਅਹੁਦੇ ਨੂੰ ਸਥਾਪਿਤ ਅਤੇ ਪ੍ਰਦਾਨ ਕਰਨਾ ਅਤੇ ਅਜਿਹੇ ਵਿਅਕਤੀਆਂ ਦੀ ਨਿਯੁਕਤੀ ਕਰਨੀ;
- (x) ਅਕਾਦਮਿਕ, ਪ੍ਰਬੰਧਕੀ, ਮਨਿਸਟੀਰੀਅਲ, ਤਕਨੀਕੀ ਅਤੇ ਹੋਰ ਆਸਾਮੀਆਂ ਦੀ ਸਿਰਜਨਾ ਕਰਨਾ ਅਤੇ ਉਨ੍ਹਾਂ ਤੇ ਨਿਯੁਕਤੀਆਂ ਕਰਨਾ;
- (xi) ਕਿਸੇ ਹੋਰ ਯੂਨੀਵਰਸਿਟੀ ਜਾਂ ਸੰਸਥਾਵਾਂ ਜਾਂ ਸੰਗਠਨਾਂ ਵਿੱਚ ਕੰਮ ਕਰਦੇ ਵਿਅਕਤੀਆਂ ਜੋ ਕਿ ਵਿਸ਼ੇਸ਼ ਯੋਗਤਾ ਰੱਖਦੇ ਹੋਣ ਉਨ੍ਹਾਂ ਨੂੰ ਪੱਕੇ ਤੌਰ ਤੇ ਜਾਂ ਉਲਿਖਤ ਮੁੱਦਤ ਲਈ ਨਿਯੁਕਤ ਕਰਨਾ;
- (xii) ਕਿਸੇ ਹੋਰ ਯੂਨੀਵਰਸਿਟੀ ਜਾਂ ਅਥਾਰਟੀ ਜਾਂ ਸੰਸਥਾ ਦਾ ਅਜਿਹੇ ਤਰੀਕੇ ਨਾਲ ਜਾਂ ਅਜਿਹੇ ਪ੍ਰਯੋਜਨਾਂ ਲਈ ਸਹਿਯੋਗ ਕਰਨਾ, ਮਿਲਵਰਤਨ ਦੇਣਾ ਜਾਂ ਸਹਿਯੁਕਤ ਹੋਣਾ, ਜਿਵੇਂ ਕਿ ਯੂਨੀਵਰਸਿਟੀ ਨਿਰਧਾਰਤ ਕਰ ਸਕਦੀ ਹੋਵੇ;
- (xiii) ਅਧਿਐਨ ਕੇਂਦਰਾਂ, ਪ੍ਰੀਖਿਆ ਕੇਂਦਰਾਂ, ਸੂਚਨਾਂ ਕੇਂਦਰਾਂ, ਸਕੂਲਾਂ, ਸੰਸਥਾਵਾਂ, ਵਿਸ਼ੇਸ਼ ਲੈਬਾਰਟਰੀਆਂ ਜਾਂ ਹੋਰ ਯੂਨਿਟਾਂ ਦੀ ਖੋਜ ਅਤੇ ਹਦਾਇਤਾਂ ਲਈ ਸਥਾਪਨਾ ਕਰਨਾ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨੀ ਜਿਵੇਂ ਕਿ ਯੂਨੀਵਰਸਿਟੀ ਦੁਆਰਾ ਆਪਣੇ ਕੈਂਪਸ ਦੇ ਅੰਦਰ ਆਪਣੇ ਉਦੇਸ਼ਾਂ ਨੂੰ ਅੱਗੇ ਵਧਾਉਣ ਲਈ ਨਿਰਧਾਰਤ ਕੀਤਾ ਜਾ ਸਕਦਾ ਹੋਵੇ;
- (xiv) ਜਿਵੇਂ ਯੂਨੀਵਰਸਿਟੀ ਜ਼ਰੂਰੀ ਸਮਝੇ ਉਸ ਅਨੁਸਾਰ ਹੋਰ ਸੰਸਥਾਵਾਂ ਜਾਂ ਬਾਡੀਆਂ ਨਾਲ ਖੋਜ ਅਤੇ ਸਲਾਹ ਮਸ਼ਵਰਾ ਕਰਨਾ ਅਤੇ ਇਸ ਪ੍ਰਯੋਜਨ ਲਈ ਅਜਿਹੇ ਪ੍ਰਬੰਧ ਕਰਨਾ;

-
- (xv) ਯੂਨੀਵਰਸਿਟੀ ਵਿੱਚ ਦਾਖਲੇ ਲਈ ਮਿਆਰ ਨਿਰਧਾਰਤ ਕਰਨਾ, ਜਿਸ ਵਿੱਚ ਪਰੀਖਿਆ, ਮੁਲਾਂਕਣ ਜਾਂ ਪਰਖ ਦੇ ਹੋਰ ਤਰੀਕੇ ਵੀ ਸ਼ਾਮਲ ਹਨ;
 - (xvi) ਪੰਜਾਬ ਨਿੱਜੀ ਯੂਨੀਵਰਸਿਟੀਆਂ ਨੀਤੀ, 2010 ਦੇ ਖੰਡ (8) ਨੂੰ ਧਿਆਨ ਵਿੱਚ ਰੱਖਦਿਆਂ ਵਿਦਿਆਰਥੀਆਂ ਦੇ ਵੱਖ ਵੱਖ ਵਰਗਾਂ ਲਈ ਫੀਸ ਦਾ ਢਾਂਚਾ ਮੁਕੱਰਰ ਕਰਨਾ;
 - (xvii) ਫੀਸਾਂ ਅਤੇ ਹੋਰ ਖਰਚਿਆਂ ਦੀ ਮੰਗ ਕਰਨੀ ਅਤੇ ਇਕੱਠਾ ਕਰਨਾ ਜਿਵੇਂ ਕਿ ਮੁਕੱਰਰ ਕੀਤਾ ਜਾਵੇ;
 - (xviii) ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਰਿਹਾਇਸ਼ ਦੀਆਂ ਥਾਂਵਾਂ ਦੀ ਨਿਗਰਾਨੀ ਕਰਨੀ ਅਤੇ ਉਹਨਾਂ ਦੀ ਸਿਹਤ ਅਤੇ ਆਮ ਭਲਾਈ ਨੂੰ ਵਧਾਵਾ ਦੇਣ ਲਈ ਪ੍ਰਬੰਧ ਕਰਨੇ;
 - (xix) ਜਿਵੇਂ ਯੂਨੀਵਰਸਿਟੀ ਜ਼ਰੂਰੀ ਅਤੇ ਲੋੜੀਂਦਾ ਸਮਝੇ, ਉਸ ਅਨੁਸਾਰ ਇਸਤਰੀ ਵਿਦਿਆਰਥਣਾਂ ਦੇ ਸਬੰਧ ਵਿੱਚ ਵਿਸ਼ੇਸ਼ ਪ੍ਰਬੰਧ ਕਰਨੇ;
 - (xx) ਯੂਨੀਵਰਸਿਟੀ ਦੇ ਕਰਮਚਾਰੀਆਂ ਅਤੇ ਵਿਦਿਆਰਥੀਆਂ ਵਿਚਕਾਰ ਅਨੁਸ਼ਾਸਨ ਨੂੰ ਵਿਨਿਯਮਤ ਅਤੇ ਲਾਗੂ ਕਰਨਾ ਅਤੇ ਇਸ ਸਬੰਧ ਵਿੱਚ ਅਜਿਹੇ ਅਨੁਸ਼ਾਸਨੀ ਉਪਾਅ ਕਰਨੇ, ਜਿਵੇਂ ਯੂਨੀਵਰਸਿਟੀ ਜ਼ਰੂਰੀ ਸਮਝਦੀ ਹੋਵੇ;
 - (xxi) ਯੂਨੀਵਰਸਿਟੀ ਦੇ ਕਰਮਚਾਰੀਆਂ ਦੀ ਸਿਹਤ ਅਤੇ ਆਮ ਭਲਾਈ ਨੂੰ ਵਧਾਵਾ ਦੇਣ ਲਈ ਪ੍ਰਬੰਧ ਕਰਨੇ;
 - (xxii) ਚੰਦੇ ਪ੍ਰਾਪਤ ਕਰਨੇ ਅਤੇ ਕਿਸੇ ਚੱਲ ਜਾਂ ਅਚੱਲ ਸੰਪੱਤੀ ਨੂੰ ਹਾਸਲ ਕਰਨਾ, ਧਾਰਨ ਕਰਨਾ, ਉਸਦਾ ਪ੍ਰਬੰਧ ਅਤੇ ਨਿਪਟਾਰਾ ਕਰਨਾ;
 - (xxiii) ਯੂਨੀਵਰਸਿਟੀ ਦੇ ਪ੍ਰਯੋਜਨਾਂ ਲਈ ਫਾਊਂਡੇਸ਼ਨ ਦੀ ਪ੍ਰਵਾਨਗੀ ਨਾਲ ਧਨ ਉਧਾਰ ਲੈਣਾ;
 - (xxiv) ਫਾਊਂਡੇਸ਼ਨ ਦੀ ਪ੍ਰਵਾਨਗੀ ਨਾਲ ਯੂਨੀਵਰਸਿਟੀ ਦੀ ਸੰਪੱਤੀ ਗਿਰਵੀ ਜਾਂ ਰਹਿਨ ਕਰਨੀ;
 - (xxv) ਯੂਨੀਵਰਸਿਟੀ ਦੇ ਹੱਕ ਵਿੱਚ ਬਣਾਏ ਗਏ ਫਾਊਂਡੇਸ਼ਨ ਅਤੇ ਇੰਡੋਮੈਂਟ ਦੇ ਫੰਡਾਂ ਨੂੰ ਧਾਰਨ ਕਰਨਾ, ਉਸ ਦਾ ਪ੍ਰਬੰਧ ਕਰਨਾ ਅਤੇ ਉਨ੍ਹਾਂ ਦੀ ਵਰਤੋਂ ਕਰਨਾ;
 - (xxvi) ਯੂਨੀਵਰਸਿਟੀ ਲਈ ਕਰਜ਼ੇ ਅਤੇ ਪੇਸ਼ਗੀ ਰਕਮ ਨੂੰ ਪ੍ਰਾਪਤ ਕਰਨਾ ਅਤੇ ਧਨ ਇਕੱਠਾ ਕਰਨਾ;
 - (xxvii) ਯੂਨੀਵਰਸਿਟੀ ਵਿੱਚ ਨਿਹਿਤ ਜਾਂ ਯੂਨੀਵਰਸਿਟੀ ਨਾਲ ਸਬੰਧਤ ਕਿਸੇ ਚੱਲ ਜਾਂ ਅਚੱਲ ਸੰਪੱਤੀ ਨੂੰ ਖਰੀਦਣਾ, ਹਾਸਲ ਕਰਨਾ ਅਤੇ ਪਟੇ ਤੇ ਲੈਣਾ

- ਜਾਂ ਰਹਿਨ ਕਰਨਾ ਅਤੇ ਕਿਸੇ ਵੀ ਚੱਲ ਜਾਂ ਅਚੱਲ ਸੰਪੱਤੀ ਨੂੰ ਵੇਚਣਾ, ਪਟੇ ਤੇ ਦੇਣਾ, ਰਹਿਨ ਕਰਨ, ਹੱਕ ਬਦਲੀ ਕਰਨਾ ਅਤੇ ਮੁੰਤਕਿਲ ਕਰਨਾ;
- (xxviii) ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਅਤੇ ਹੋਰ ਕੇਂਦਰੀ ਜਾਂ ਰਾਜ ਏਜੰਸੀਆਂ ਪਾਸੋਂ ਗ੍ਰਾਂਟਾਂ ਪ੍ਰਾਪਤ ਕਰਨੀਆਂ;
- (xxix) ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੁਆਰਾ ਉਲਿਖਤ ਕੀਤੇ ਗਏ ਮਾਪਾਂ ਅਨੁਸਾਰ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਦੀਆਂ ਤਨਖਾਹਾਂ, ਮਿਹਨਤਾਨੇ ਅਤੇ ਮਾਣ-ਭੱਤੇ ਨਿਸ਼ਚਿਤ ਕਰਨਾ, ਨਿਰਧਾਰਤ ਕਰਨਾ ਅਤੇ ਉਹਨਾਂ ਨੂੰ ਮੁਹੱਈਆ ਕਰਵਾਉਣਾ;
- (xxx) ਰਾਜ ਸਰਕਾਰ ਜਾਂ ਰਾਜ ਸਰਕਾਰ ਦੁਆਰਾ ਬਣਾਈ ਗਈ ਕਿਸੇ ਹੋਰ ਬਾਡੀ ਪਾਸੋਂ ਸਵੈ-ਤਸਦੀਕ ਕਰਨ ਲਈ ਕਿਸੇ ਆਗਿਆ, ਪ੍ਰਵਾਨਗੀ, ਲਸੰਸ, ਸਰਟੀਫਿਕੇਟ, ਇਤਰਾਜ਼ਹੀਣਤਾ ਸਰਟੀਫਿਕੇਟ ਜਾਂ ਅਧਿਕਾਰ ਪ੍ਰਾਪਤ ਕਰਨ ਤੋਂ ਛੋਟ ਦਿੱਤੀ ਜਾਵੇਗੀ;
- (xxxi) ਯੂਨੀਵਰਸਿਟੀ ਦੇ ਉਦੇਸ਼ਾਂ ਨੂੰ ਪੂਰਾ ਕਰਨ ਲਈ ਪ੍ਰਵਿਧਾਨ, ਆਰਡੀਨੈਂਸ ਅਤੇ ਵਿਨਿਯਮ ਬਣਾਉਣੇ; ਅਤੇ
- (xxxii) ਅਜਿਹੇ ਹੋਰ ਸਭ ਕਾਰਜ ਕਰਨਾ, ਜੋ ਯੂਨੀਵਰਸਿਟੀ ਦੇ ਉਦੇਸ਼ਾਂ ਨੂੰ ਅੱਗੇ ਵਧਾਉਣ ਲਈ ਜ਼ਰੂਰੀ ਜਾਂ ਲੋੜੀਂਦੇ ਹੋ ਸਕਦੇ ਹੋਣ।
- ਯੂਨੀਵਰਸਿਟੀ ਦੀ ਅਧਿਕਾਰਤਾ। 6. (1) ਯੂਨੀਵਰਸਿਟੀ ਕੇਵਲ ਪੰਜਾਬ ਰਾਜ ਵਿੱਚ ਆਉਂਦੇ ਇਸ ਦੇ ਕੈਂਪਸਾਂ ਅੰਦਰ ਹੀ ਅਧਿਕਾਰਤਾ ਦੀ ਵਰਤੋਂ ਕਰੇਗੀ।
- (2) ਯੂਨੀਵਰਸਿਟੀ ਉਨ੍ਹਾਂ ਸਿੱਖਿਅਕ ਜਾਂ ਪੇਸ਼ਾਵਰ ਸੰਸਥਾਵਾਂ ਨੂੰ ਆਪਣੇ ਨਾਲ ਸਬੰਧਤ ਕਰੇਗੀ ਜਿਹੜੀਆਂ ਕੈਂਪਸ ਅੰਦਰ ਫਾਊਂਡੇਸ਼ਨ ਦੁਆਰਾ ਸਥਾਪਤ ਕੀਤੀਆਂ, ਚਲਾਈਆਂ ਜਾਂਦੀਆਂ ਹਨ ਜਾਂ ਉਹਨਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ ਜਿਨ੍ਹਾਂ ਸਬੰਧੀ ਫਾਊਂਡੇਸ਼ਨ ਦੁਆਰਾ ਵਿਸ਼ੇਸ਼ ਫੈਸਲਾ ਲਿਆ ਜਾਂਦਾ ਹੈ।
- ਯੂਨੀਵਰਸਿਟੀ ਦੇ ਅਧਿਕਾਰੀ। 7. (1) ਯੂਨੀਵਰਸਿਟੀ ਦੇ ਹੇਠ ਲਿਖੇ ਅਧਿਕਾਰੀ ਹੋਣਗੇ, ਅਰਥਾਤ:-
- (i) ਵਿਜ਼ਿਟਰ;
 - (ii) ਚਾਂਸਲਰ;
 - (iii) ਵਾਈਸ-ਚਾਂਸਲਰ;
 - (iv) ਰਜਿਸਟਰਾਰ;
 - (v) ਫੈਕਲਟੀਆਂ ਦਾ ਡੀਨ;
 - (vi) ਮੁੱਖ ਵਿੱਤ ਅਤੇ ਲੇਖਾ ਅਫ਼ਸਰ; ਅਤੇ
 - (vii) ਯੂਨੀਵਰਸਿਟੀ ਦੇ ਅਜਿਹੇ ਹੋਰ ਅਧਿਕਾਰੀ, ਜਿਵੇਂ ਕਿ ਪ੍ਰਵਿਧਾਨਾਂ ਦੁਆਰਾ ਐਲਾਨ ਕੀਤੇ ਜਾਣ, ਯੂਨੀਵਰਸਿਟੀ ਦੇ ਅਧਿਕਾਰੀ ਹੋਣਗੇ।

8. (1) ਪੰਜਾਬ ਦਾ ਰਾਜਪਾਲ ਯੂਨੀਵਰਸਿਟੀ ਦਾ ਵਿਜ਼ਿਟਰ ਹੋਵੇਗਾ। ਵਿਜ਼ਿਟਰ।
(2) ਵਿਜ਼ਿਟਰ ਡਿਗਰੀਆਂ ਅਤੇ ਡਿਪਲੋਮੇ ਪ੍ਰਦਾਨ ਕਰਨ ਲਈ ਯੂਨੀਵਰਸਿਟੀ ਦੀ ਕਨਵੋਕੇਸ਼ਨ ਦੀ ਪ੍ਰਧਾਨਗੀ ਕਰੇਗਾ।
(3) ਵਿਜ਼ਿਟਰ ਨੂੰ ਯੂਨੀਵਰਸਿਟੀ ਦੇ ਮਾਮਲਿਆਂ ਸਬੰਧੀ ਕੋਈ ਵੀ ਸੂਚਨਾ ਲੈਣ ਦਾ ਅਧਿਕਾਰ ਹੋਵੇਗਾ।
(4) ਵਿਜ਼ਿਟਰ ਅਜਿਹੇ ਵਿਅਕਤੀ ਦੁਆਰਾ ਨਿਰੀਖਣ, ਛਾਣਬੀਣ, ਪੁੱਛ-ਗਿੱਛ, ਸਰਵੇਖਣ ਜਾਂ ਜਾਂਚ-ਪੜਤਾਲ ਜਾਂ ਅਜਿਹੀ ਕੋਈ ਹੋਰ ਗੱਲ ਕਰਵਾ ਸਕੇਗਾ, ਜਿਵੇਂ ਕਿ ਉਹ ਯੂਨੀਵਰਸਿਟੀ ਦੇ ਪ੍ਰਬੰਧਕੀ, ਅਕਾਦਮਿਕ ਜਾਂ ਕਾਰਜਕਾਰੀ ਮਾਮਲਿਆਂ ਦੇ ਸੰਬੰਧ ਵਿੱਚ ਨਿਰਦੇਸ਼ ਦੇ ਸਕਦਾ ਹੋਵੇ।
(5) ਵਿਜ਼ਿਟਰ ਨਿਰੀਖਣ, ਛਾਣਬੀਣ, ਪੁੱਛ-ਗਿੱਛ, ਸਰਵੇਖਣ ਜਾਂ ਜਾਂਚ-ਪੜਤਾਲ ਜਾਂ ਅਜਿਹੀ ਕੋਈ ਹੋਰ ਗੱਲ ਕਰਨ ਦੇ ਆਪਣੇ ਇਰਾਦੇ ਸਬੰਧੀ ਹਰੇਕ ਮਾਮਲੇ ਵਿੱਚ ਯੂਨੀਵਰਸਿਟੀ ਨੂੰ ਨੋਟਿਸ ਦੇਵੇਗਾ ਅਤੇ ਯੂਨੀਵਰਸਿਟੀ ਆਪਣਾ ਇੱਕ ਪ੍ਰਤੀਨਿਧ ਨਿਯੁਕਤ ਕਰੇਗੀ, ਜੋ ਅਜਿਹੇ ਨਿਰੀਖਣ, ਛਾਣਬੀਣ, ਪੁੱਛ-ਗਿੱਛ, ਸਰਵੇਖਣ ਜਾਂ ਜਾਂਚ-ਪੜਤਾਲ ਜਾਂ ਅਜਿਹੀ ਕੋਈ ਹੋਰ ਗੱਲ ਕਰਨ ਦੇ ਸਮੇਂ ਹਾਜ਼ਰ ਰਹੇਗਾ, ਜਿਹੀ ਕਿ ਸੂਰਤ ਹੋਵੇ।
(6) ਵਿਜ਼ਿਟਰ ਅਜਿਹੇ ਨਿਰੀਖਣ, ਛਾਣਬੀਣ, ਪੁੱਛ-ਗਿੱਛ, ਸਰਵੇਖਣ ਜਾਂ ਜਾਂਚ-ਪੜਤਾਲ ਦੇ ਨਤੀਜਿਆਂ ਬਾਰੇ ਵਾਈਸ-ਚਾਂਸਲਰ ਨੂੰ ਸੂਚਨਾ ਦੇ ਸਕੇਗਾ ਅਤੇ ਵਾਈਸ-ਚਾਂਸਲਰ ਵਿਜ਼ਿਟਰ ਦੇ ਵਿਚਾਰਾਂ ਨਾਲ ਅਜਿਹੀ ਸਲਾਹ ਤੇ ਜੋ ਵਿਜ਼ਿਟਰ ਵੱਲੋਂ ਦਿੱਤੀ ਗਈ ਹੋਵੇ ਅਤੇ ਅਜਿਹੀ ਸਲਾਹ ਤੇ ਕੀਤੀ ਗਈ ਕਾਰਵਾਈ ਸਬੰਧੀ ਸ਼ਾਸਕ ਬਾਡੀ ਨੂੰ ਸੂਚਨਾ ਦੇਵੇਗਾ।
(7) ਵਾਈਸ-ਚਾਂਸਲਰ ਵਿਜ਼ਿਟਰ ਨੂੰ ਉਸ ਨਿਰੀਖਣ, ਛਾਣਬੀਣ, ਪੁੱਛ-ਗਿੱਛ, ਸਰਵੇਖਣ ਜਾਂ ਜਾਂਚ-ਪੜਤਾਲ ਜਾਂ ਅਜਿਹੀ ਹੀ ਕਿਸੇ ਹੋਰ ਗੱਲ, ਜਿਹੀ ਕਿ ਸੂਰਤ ਹੋਵੇ, ਸਬੰਧੀ ਯੂਨੀਵਰਸਿਟੀ ਦੁਆਰਾ ਕੀਤੀ ਗਈ ਕਾਰਵਾਈ ਜਾਂ ਤਜਵੀਜ਼ ਕੀਤੀ ਗਈ ਕਾਰਵਾਈ ਬਾਰੇ ਸੂਚਿਤ ਕਰੇਗਾ।
(8) ਜੇਕਰ ਰਾਜ ਸਰਕਾਰ ਲੋਕ ਹਿੱਤ ਵਿੱਚ ਯੂਨੀਵਰਸਿਟੀ ਜਾਂ ਉਸ ਦੀਆਂ ਸੰਸਥਾਵਾਂ ਨਾਲ ਸਬੰਧਤ ਕਿਸੇ ਮਾਮਲੇ ਵਿੱਚ ਨਿਰੀਖਣ, ਛਾਣਬੀਣ, ਪੁੱਛ-ਗਿੱਛ, ਸਰਵੇਖਣ ਜਾਂ ਜਾਂਚ-ਪੜਤਾਲ, ਜਿਹੀ ਕਿ ਸੂਰਤ ਹੋਵੇ, ਕਰਵਾਉਣੀ ਉਚਿਤ ਸਮਝਦੀ ਹੈ ਤਾਂ ਰਾਜ ਸਰਕਾਰ ਦੁਆਰਾ ਇਸ ਬਾਰੇ ਵਾਈਸ-ਚਾਂਸਲਰ ਨੂੰ ਹਵਾਲਾ ਕੀਤਾ ਜਾਵੇਗਾ ਜੋ ਅਜਿਹੇ ਨਿਰੀਖਣ, ਛਾਣਬੀਣ, ਪੁੱਛ-ਗਿੱਛ, ਸਰਵੇਖਣ ਜਾਂ ਜਾਂਚ-ਪੜਤਾਲ ਕਰਵਾਏਗਾ।
9. (1) ਚੇਅਰਪਰਸਨ ਜਾਂ ਫਾਊਂਡੇਸ਼ਨ ਦੁਆਰਾ ਨਾਮਜ਼ਦ ਕੀਤਾ ਗਿਆ ਕੋਈ ਚਾਂਸਲਰ। ਉਘਾ ਵਿਅਕਤੀ ਯੂਨੀਵਰਸਿਟੀ ਦਾ ਚਾਂਸਲਰ ਹੋਵੇਗਾ ਅਤੇ ਵਿਜ਼ਿਟਰ ਦੀ ਗੈਰ-ਹਾਜ਼ਰੀ

ਵਿੱਚ ਚਾਂਸਲਰ ਯੂਨੀਵਰਸਿਟੀ ਦੀ ਕਨਵੋਕੇਸ਼ਨ ਦੀ ਪ੍ਰਧਾਨਗੀ ਕਰੇਗਾ।

(2) ਚਾਂਸਲਰ ਸ਼ਾਸਕ ਬਾਡੀ ਦਾ ਚੇਅਰਮੈਨ ਹੋਵੇਗਾ ਅਤੇ ਯੂਨੀਵਰਸਿਟੀ ਦੀ ਸ਼ਾਸਕ ਬਾਡੀ ਦੀ ਸਿਫਾਰਸ਼ ਤੇ ਯੂਨੀਵਰਸਿਟੀ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਸਾਰੀਆਂ ਨਿਯੁਕਤੀਆਂ, ਨਾਮਜ਼ਦਗੀਆਂ, ਬਰਖ਼ਾਸਤਗੀਆਂ, ਮੁਅੱਤਲੀਆਂ ਅਤੇ ਮੁੜ-ਬਹਾਲੀਆਂ ਕਰਨ ਦੀ ਪ੍ਰਵਾਨਗੀ ਦੇਵੇਗਾ।

(3) ਚਾਂਸਲਰ ਯੂਨੀਵਰਸਿਟੀ ਦੀ ਕਿਸੇ ਅਥਾਰਟੀ ਜਾਂ ਅਧਿਕਾਰੀ ਵੱਲੋਂ ਲਏ ਗਏ ਕਿਸੇ ਵੀ ਫ਼ੈਸਲੇ ਨੂੰ ਸੋਧ ਜਾਂ ਉਸ ਨੂੰ ਪਰਤਾ ਸਕੇਗਾ ਅਤੇ ਸ਼ਾਸਕ ਬਾਡੀ ਦੀ ਸਿਫਾਰਸ਼ ਤੇ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਯੂਨੀਵਰਸਿਟੀ ਦੇ ਕਾਜਕਾਰ ਦੇ ਸੁਯੋਗ ਸੰਚਾਲਨ ਨੂੰ ਚੱਲਦੇ ਰੱਖਣ ਲਈ ਸਾਰੇ ਲੋੜੀਂਦੇ ਜ਼ਰੂਰੀ ਕੰਮ ਕਰ ਸਕੇਗਾ।

(4) ਚਾਂਸਲਰ ਕੋਲ ਯੂਨੀਵਰਸਿਟੀ ਦੇ ਉਦੇਸ਼ਾਂ ਨੂੰ ਅੱਗੇ ਵਧਾਉਣ ਲਈ ਅਤੇ ਇਸ ਨਾਲ ਅਨੁਸੰਗਕ ਕਿਸੇ ਮਾਮਲੇ ਸਬੰਧੀ ਅਜਿਹੇ ਹੋਰ ਸਾਰੇ ਕਾਰਜ ਕਰਨ ਦੀਆਂ ਸ਼ਕਤੀਆਂ ਹੋਣਗੀਆਂ ਅਤੇ ਚਾਂਸਲਰ ਵੱਲੋਂ ਲਏ ਗਏ ਸਾਰੇ ਫ਼ੈਸਲੇ ਅੰਤਮ ਹੋਣਗੇ ਅਤੇ ਯੂਨੀਵਰਸਿਟੀ ਨਾਲ ਸਬੰਧਤ ਸਾਰਿਆਂ ਲਈ ਬੰਧਨਕਾਰੀ ਹੋਣਗੇ।

(5) ਜੇਕਰ ਚਾਂਸਲਰ ਦੀ ਰਾਏ ਵਿੱਚ ਯੂਨੀਵਰਸਿਟੀ ਦੇ ਕਿਸੇ ਅਧਿਕਾਰੀ ਜਾਂ ਅਥਾਰਟੀ ਦਾ ਕੋਈ ਫ਼ੈਸਲਾ ਇਸ ਐਕਟ ਜਾਂ ਪ੍ਰਵਿਧਾਨਾਂ ਜਾਂ ਆਰਡੀਨੈਂਸਾਂ ਜਾਂ ਵਿਨਿਯਮਾਂ ਅਧੀਨ ਸੌਂਪੀਆਂ ਗਈਆਂ ਸ਼ਕਤੀਆਂ ਤੋਂ ਬਾਹਰ ਹੈ ਜਾਂ ਉਨ੍ਹਾਂ ਦਾ ਯੂਨੀਵਰਸਿਟੀ ਦੇ ਹਿੱਤਾਂ ਤੇ ਪ੍ਰਤਿਕੂਲ ਪ੍ਰਭਾਵ ਪੈਣ ਦੀ ਸੰਭਾਵਨਾ ਹੈ ਤਾਂ ਚਾਂਸਲਰ ਅਜਿਹੇ ਅਫ਼ਸਰ ਜਾਂ ਅਥਾਰਟੀ ਨੂੰ ਪੰਦਰਾਂ ਦਿਨਾਂ ਦੀ ਮੁੱਦਤ ਦੇ ਅੰਦਰ-ਅੰਦਰ ਆਪਣੇ ਫ਼ੈਸਲੇ ਨੂੰ ਸੋਧਣ ਲਈ ਕਹੇਗਾ ਅਤੇ ਜੇਕਰ ਅਧਿਕਾਰੀ ਜਾਂ ਅਥਾਰਟੀ ਅਜਿਹੇ ਫ਼ੈਸਲੇ ਵਿੱਚ ਪੂਰਨ ਤੌਰ ਤੇ ਜਾਂ ਅੰਸ਼ਿਕ ਤੌਰ ਤੇ ਸੋਧ ਕਰਨ ਤੋਂ ਇਨਕਾਰ ਕਰਦੀ ਹੈ ਜਾਂ ਪੰਦਰਾਂ ਦਿਨ ਦੀ ਮੁੱਦਤ ਦੇ ਅੰਦਰ-ਅੰਦਰ ਉਸ ਤੇ ਕੋਈ ਫ਼ੈਸਲਾ ਲੈਣ ਵਿੱਚ ਅਸਫ਼ਲ ਰਹਿੰਦੀ ਹੈ ਤਾਂ ਉਸ ਮਾਮਲੇ ਵਿੱਚ ਚਾਂਸਲਰ ਦਾ ਫ਼ੈਸਲਾ ਅੰਤਿਮ ਹੋਵੇਗਾ।

(6) ਜੇਕਰ ਕਿਸੇ ਵੀ ਸਮੇਂ ਕਿਸੇ ਪ੍ਰਤੀਬੇਨਤੀ ਦੇ ਪ੍ਰਾਪਤ ਹੋਣ 'ਤੇ ਜਾਂ ਹੋਰ ਤਰ੍ਹਾਂ ਚਾਂਸਲਰ ਨੂੰ ਇਹ ਪ੍ਰਤੀਤ ਹੁੰਦਾ ਹੈ ਕਿ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਜਾਂ ਕੋਈ ਹੋਰ ਅਧਿਕਾਰੀ ਵੱਲੋਂ,-

- (ੳ) ਇਸ ਐਕਟ ਅਧੀਨ ਜਾਂ ਹੋਰ ਤਰ੍ਹਾਂ ਉਸ ਤੇ ਅਰੋਪੇ ਗਏ ਕਿਸੇ ਕਰਤੱਵ ਨੂੰ ਨਿਭਾਉਣ ਵਿੱਚ ਕੋਤਾਹੀ ਕੀਤੀ ਗਈ ਹੈ; ਜਾਂ
- (ਅ) ਕੋਈ ਕਾਰਵਾਈ ਇਸ ਤਰੀਕੇ ਨਾਲ ਕੀਤੀ ਗਈ ਹੈ ਜੋ ਕਿ ਯੂਨੀਵਰਸਿਟੀ ਦੇ ਹਿੱਤਾਂ ਦੇ ਪ੍ਰਤਿਕੂਲ ਹੈ; ਜਾਂ
- (ੲ) ਯੂਨੀਵਰਸਿਟੀ ਦੇ ਮਾਮਲਿਆਂ ਦਾ ਪ੍ਰਬੰਧਨ ਕਰਨ ਵਿੱਚ ਅਸਮਰੱਥ ਹੈ ਤਾਂ ਚਾਂਸਲਰ ਇਸ ਤੱਥ ਦੇ ਹੁੰਦਿਆ ਹੋਇਆਂ ਵੀ ਕਿ ਉਸ ਅਧਿਕਾਰੀ ਦੀ

(JYST 28, 1947 SAKA)

ਮਿਆਦ ਅਜੇ ਪੂਰੀ ਨਹੀਂ ਹੋਈ, ਲਿਖਤੀ ਹੁਕਮਾਂ ਦੁਆਰਾ ਕਾਰਨ ਦੱਸਦੇ ਹੋਏ ਵਾਈਸ-ਚਾਂਸਲਰ ਜਾਂ ਸਬੰਧਤ ਅਧਿਕਾਰੀ ਨੂੰ ਉਸ ਤਰੀਕ ਤੋਂ ਜਿਵੇਂ ਕਿ ਹੁਕਮਾਂ ਵਿੱਚ ਉਲਿਖਤ ਕੀਤੀ ਗਈ ਹੋਵੇ, ਉਸ ਤੋਂ ਆਪਣਾ ਅਹੁਦਾ ਛੱਡਣ ਦੀ ਮੰਗ ਕਰ ਸਕਦਾ ਹੈ। ਵਾਈਸ-ਚਾਂਸਲਰ ਜਾਂ ਸਬੰਧਤ ਅਧਿਕਾਰੀ ਵੱਲੋਂ ਉਸ ਉਲਿਖਤ ਕੀਤੀ ਗਈ ਤਰੀਕ ਤੋਂ ਆਪਣਾ ਅਹੁਦਾ ਛੱਡਿਆ ਗਿਆ ਸਮਝਿਆ ਜਾਵੇਗਾ:

ਬਸ਼ਰਤੋਂ ਅਜਿਹਾ ਕੋਈ ਵੀ ਹੁਕਮ ਉਦੋਂ ਤੱਕ ਪਾਸ ਨਹੀਂ ਕੀਤਾ ਜਾਵੇਗਾ ਜਦੋਂ ਤੱਕ ਅਜਿਹੀ ਕਾਰਵਾਈ ਤਜਵੀਜ਼ਤ ਕਰਨ ਦੇ ਆਧਾਰਾਂ ਬਾਰੇ ਵਾਈਸ-ਚਾਂਸਲਰ ਨੂੰ ਜਾਂ ਸਬੰਧਤ ਅਧਿਕਾਰੀ ਨੂੰ ਸੂਚਿਤ ਨਹੀਂ ਕੀਤਾ ਜਾਂਦਾ ਅਤੇ ਉਸ ਨੂੰ ਉਸ ਤੇ ਸੁਣਵਾਈ ਦਾ ਵਾਜਬ ਮੌਕਾ ਨਹੀਂ ਦੇ ਦਿੱਤਾ ਜਾਂਦਾ।

10. (1) ਵਾਈਸ-ਚਾਂਸਲਰ ਸ਼ਾਸਕ ਬਾਡੀ ਵੱਲੋਂ ਸਿਫਾਰਸ਼ ਕੀਤੇ ਗਏ ਤਿੰਨ ਵਾਈਸ-ਚਾਂਸਲਰ ਵਿਅਕਤੀਆਂ ਦੇ ਪੈਨਲ ਵਿੱਚੋਂ ਚਾਂਸਲਰ ਦੁਆਰਾ ਨਿਯੁਕਤ ਕੀਤਾ ਜਾਵੇਗਾ।

(2) ਕਿਸੇ ਵੀ ਵਿਅਕਤੀ ਨੂੰ ਵਾਈਸ-ਚਾਂਸਲਰ ਵਜੋਂ ਨਿਯੁਕਤ ਨਹੀਂ ਕੀਤਾ ਜਾਵੇਗਾ, ਜਦੋਂ ਤੱਕ ਕਿ ਉਸ ਕੋਲ ਅਜਿਹੀਆਂ ਯੋਗਤਾਵਾਂ ਨਾ ਹੋਣ ਜੋ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਜਾਂ ਕੇਂਦਰੀ ਸਰਕਾਰ ਦੁਆਰਾ ਬਣਾਈ ਗਈ ਇਸ ਦੇ ਬਰਾਬਰ ਦੀ ਸੰਸਥਾ ਦੁਆਰਾ ਉਲਿਖਤ ਕੀਤੀਆਂ ਗਈਆਂ ਹੋਣ।

(3) ਵਾਈਸ-ਚਾਂਸਲਰ ਸਮੁੱਚੇ ਰੂਪ ਵਿੱਚ ਯੂਨੀਵਰਸਿਟੀ ਦਾ ਇੰਚਾਰਜ ਹੋਵੇਗਾ ਜੋ ਕਿ ਯੂਨੀਵਰਸਿਟੀ ਦੇ ਮਾਮਲਿਆਂ ਤੇ ਆਮ ਨਿਗਰਾਨੀ ਅਤੇ ਕੰਟਰੋਲ ਰੱਖੇਗਾ ਅਤੇ ਯੂਨੀਵਰਸਿਟੀ ਦੀਆਂ ਵੱਖ-ਵੱਖ ਅਥਾਰਟੀਆਂ ਦੇ ਫ਼ੈਸਲਿਆਂ ਨੂੰ ਲਾਗੂ ਕਰੇਗਾ।

(4) ਵਿਜ਼ਿਟਰ ਅਤੇ ਚਾਂਸਲਰ ਦੇ ਗੈਰ-ਹਾਜ਼ਰੀ ਦੀ ਸੂਰਤ ਵਿੱਚ ਵਾਈਸ-ਚਾਂਸਲਰ ਯੂਨੀਵਰਸਿਟੀ ਦੀ ਕਨਵੋਕੇਸ਼ਨ ਦੀ ਪ੍ਰਧਾਨਗੀ ਕਰੇਗਾ।

(5) ਵਾਈਸ-ਚਾਂਸਲਰ ਅਜਿਹੀਆਂ ਸ਼ਕਤੀਆਂ ਦੀ ਵਰਤੋਂ ਅਤੇ ਅਜਿਹੇ ਕਾਜਕਾਰਾਂ ਨੂੰ ਨਿਭਾਏਗਾ ਜਿਵੇਂ ਕਿ ਮੁਕੱਰਰ ਕੀਤਾ ਜਾਵੇ।

11. (1) ਰਜਿਸਟਰਾਰ, ਚਾਂਸਲਰ ਦੁਆਰਾ ਸ਼ਾਸਕ ਬਾਡੀ ਵੱਲੋਂ ਸਿਫਾਰਸ਼ ਕੀਤੇ ਰਜਿਸਟਰਾਰ ਗਏ ਤਿੰਨ ਵਿਅਕਤੀਆਂ ਦੇ ਪੈਨਲ ਵਿੱਚੋਂ ਨਿਯੁਕਤ ਕੀਤਾ ਜਾਵੇਗਾ।

(2) ਕਿਸੇ ਵਿਅਕਤੀ ਨੂੰ ਰਜਿਸਟਰਾਰ ਵਜੋਂ ਨਿਯੁਕਤ ਨਹੀਂ ਕੀਤਾ ਜਾਵੇਗਾ ਜਦੋਂ ਤੱਕ ਉਸ ਕੋਲ ਅਜਿਹੀਆਂ ਯੋਗਤਾਵਾਂ ਨਾ ਹੋਣ ਜੋ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਜਾਂ ਕੇਂਦਰ ਸਰਕਾਰ ਦੁਆਰਾ ਬਣਾਈ ਗਈ ਇਸ ਦੇ ਬਰਾਬਰ ਦੀ ਸੰਸਥਾ ਦੁਆਰਾ ਉਲਿਖਤ ਕੀਤੀਆਂ ਗਈਆਂ ਹੋਣ।

(3) ਰਜਿਸਟਰਾਰ ਯੂਨੀਵਰਸਿਟੀ ਲਈ ਅਤੇ ਉਸਦੇ ਨਮਿੱਤ ਸਾਰੇ ਮੁਆਇਦਿਆਂ ਤੇ ਦਸਖ਼ਤ ਕਰੇਗਾ ਅਤੇ ਸਾਰੇ ਦਸਤਾਵੇਜ਼ਾਂ ਜਾਂ ਰਿਕਾਰਡਾਂ ਨੂੰ ਤਸਦੀਕ ਕਰੇਗਾ।

- (4) ਰਜਿਸਟਰਾਰ ਸ਼ਾਸਕ ਬਾਡੀ, ਪ੍ਰਬੰਧਕੀ ਬੋਰਡ ਅਤੇ ਅਕਾਦਮਿਕ ਕੌਂਸਲ ਦਾ ਮੈਂਬਰ-ਸਕੱਤਰ ਹੋਵੇਗਾ, ਪਰੰਤੂ ਉਸ ਕੋਲ ਵੋਟ ਦਾ ਅਧਿਕਾਰ ਨਹੀਂ ਹੋਵੇਗਾ।
- (5) ਰਜਿਸਟਰਾਰ, ਜਿਵੇਂ ਮੁਕੱਰਰ ਕੀਤਾ ਗਿਆ ਹੋਵੇ, ਅਜਿਹੀਆਂ ਹੋਰ ਸ਼ਕਤੀਆਂ ਦੀ ਵਰਤੋਂ ਕਰੇਗਾ ਅਤੇ ਅਜਿਹੇ ਹੋਰ ਕਾਜਕਾਰ ਨਿਭਾਏਗਾ।
- ਮੁੱਖ ਵਿੱਤ ਅਤੇ ਲੇਖਾ ਅਫ਼ਸਰ। 12. (1) ਮੁੱਖ ਵਿੱਤ ਅਤੇ ਲੇਖਾ ਅਫ਼ਸਰ ਚਾਂਸਲਰ ਦੁਆਰਾ ਅਜਿਹੇ ਤਰੀਕੇ ਨਾਲ ਨਿਯੁਕਤ ਕੀਤਾ ਜਾਵੇਗਾ, ਜਿਵੇਂ ਮੁਕੱਰਰ ਕੀਤਾ ਜਾਵੇ।
- (2) ਕੋਈ ਵੀ ਵਿਅਕਤੀ ਉਦੋਂ ਤੱਕ ਮੁੱਖ ਵਿੱਤ ਅਤੇ ਲੇਖਾ ਅਫ਼ਸਰ ਦੇ ਤੌਰ ਤੇ ਨਿਯੁਕਤੀ ਲਈ ਯੋਗ ਨਹੀਂ ਹੋਵੇਗਾ ਜਦੋਂ ਤੱਕ ਉਸ ਨੇ ਭਾਰਤੀ ਚਾਰਟਰਡ ਲੇਖਾਕਾਰ ਸੰਸਥਾ ਦੁਆਰਾ ਲਿਆ ਗਿਆ ਚਾਰਟਰਡ ਲੇਖਾਕਾਰੀ ਟੈਸਟ ਪਾਸ ਨਾ ਕੀਤਾ ਹੋਵੇ।
- (3) ਮੁੱਖ ਵਿੱਤ ਅਤੇ ਲੇਖਾ ਅਫ਼ਸਰ ਅਜਿਹੀਆਂ ਸ਼ਕਤੀਆਂ ਦੀ ਵਰਤੋਂ ਕਰੇਗਾ ਅਤੇ ਅਜਿਹੇ ਕਾਜਕਾਰ ਨਿਭਾਏਗਾ, ਜਿਵੇਂ ਮੁਕੱਰਰ ਕੀਤੀਆਂ ਜਾਣ।
- ਹੋਰ ਅਧਿਕਾਰੀ। 13. (1) ਯੂਨੀਵਰਸਿਟੀ ਉਸ ਦੇ ਕਾਜਕਾਰ ਦੇ ਸੁਯੋਗ ਸੰਚਾਲਨ ਲਈ ਜਿਵੇਂ ਜ਼ਰੂਰੀ ਸਮਝਦੀ ਹੋਵੇ, ਅਜਿਹੇ ਹੋਰ ਅਫ਼ਸਰ ਨਿਯੁਕਤ ਕਰ ਸਕਦੀ ਹੈ।
- (2) ਯੂਨੀਵਰਸਿਟੀ ਦੇ ਅਜਿਹੇ ਹੋਰ ਅਫ਼ਸਰਾਂ ਨੂੰ ਨਿਯੁਕਤ ਕਰਨ ਦਾ ਤਰੀਕਾ ਅਤੇ ਉਹਨਾਂ ਦੀਆਂ ਸ਼ਕਤੀਆਂ ਅਤੇ ਕਾਜਕਾਰ ਅਜਿਹੇ ਹੋਣਗੇ, ਜਿਵੇਂ ਮੁਕੱਰਰ ਕੀਤੇ ਜਾ ਸਕਦੇ ਹੋਣ।
- ਯੂਨੀਵਰਸਿਟੀ ਦੀਆਂ ਅਥਾਰਟੀਆਂ। 14. ਯੂਨੀਵਰਸਿਟੀ ਦੀਆਂ ਹੇਠ ਲਿਖੀਆਂ ਅਥਾਰਟੀਆਂ ਹੋਣਗੀਆਂ, ਅਰਥਾਤ:-
- (i) ਸ਼ਾਸਕ ਬਾਡੀ;
- (ii) ਪ੍ਰਬੰਧ-ਬੋਰਡ;
- (iii) ਅਕਾਦਮਿਕ ਕੌਂਸਲ;
- (iv) ਵਿੱਤ ਕਮੇਟੀ; ਅਤੇ
- (v) ਅਜਿਹੀਆਂ ਹੋਰ ਅਥਾਰਟੀਆਂ, ਜਿਵੇਂ ਪ੍ਰਵਿਧਾਨਾਂ ਦੁਆਰਾ ਯੂਨੀਵਰਸਿਟੀ ਦੀਆਂ ਅਥਾਰਟੀਆਂ ਐਲਾਨੀਆਂ ਗਈਆਂ ਹੋਣ।
- ਸ਼ਾਸਕ ਬਾਡੀ। 15. (1) ਯੂਨੀਵਰਸਿਟੀ ਦੀ ਸ਼ਾਸਕ ਬਾਡੀ ਹੇਠ-ਲਿਖੇ ਵਿਅਕਤੀਆਂ ਤੋਂ ਮਿਲ ਕੇ ਬਣੇਗੀ, ਅਰਥਾਤ:-
- | | | | |
|-----|--|---|---------|
| (ੳ) | ਚਾਂਸਲਰ; | : | ਚੇਅਰਮੈਨ |
| (ਅ) | ਵਾਈਸ-ਚਾਂਸਲਰ; | : | ਮੈਂਬਰ |
| (ੲ) | ਫਾਊਂਡੇਸ਼ਨ ਵੱਲੋਂ ਨਾਮਜ਼ਦ ਕੀਤੇ ਪੰਜ ਮੈਂਬਰ, ਜਿਨ੍ਹਾਂ ਵਿੱਚੋਂ ਤਿੰਨ ਉਘੇ ਸਿੱਖਿਆ-ਸ਼ਾਸਤਰੀ ਹੋਣਗੇ; | : | ਮੈਂਬਰ |
| (ਸ) | ਯੂਨੀਵਰਸਿਟੀ ਦੇ ਬਾਹਰੋਂ ਚਾਂਸਲਰ | : | ਮੈਂਬਰ |

(JYST 28, 1947 SAKA)

ਦੁਆਰਾ ਨਾਮਜ਼ਦ ਕੀਤਾ ਗਿਆ ਪ੍ਰਬੰਧਨ
ਜਾਂ ਸੂਚਨਾ ਤਕਨਾਲੋਜੀ ਦਾ ਇੱਕ ਮਾਹਰ
ਵਿਅਕਤੀ;

(ਹ) ਚਾਂਸਲਰ ਦੁਆਰਾ ਨਾਮਜ਼ਦ ਕੀਤਾ : ਮੈਂਬਰ
ਗਿਆ ਇੱਕ ਵਿੱਤੀ ਮਾਹਰ;

(ਕ) ਚਾਂਸਲਰ ਨਾਲ ਸਲਾਹ-ਮਸ਼ਵਰਾ ਕਰਦੇ : ਮੈਂਬਰ
ਹੋਏ ਸਕੱਤਰ, ਉਚੇਰੀ ਸਿੱਖਿਆ ਵਿਭਾਗ,
ਪੰਜਾਬ ਸਰਕਾਰ ਦੁਆਰਾ ਨਾਮਜ਼ਦ
ਕੀਤਾ ਗਿਆ ਇੱਕ ਉੱਘਾ ਸਿੱਖਿਆ-ਸ਼ਾਸਤਰੀ;

(ਖ) ਪ੍ਰਬੰਧਕੀ ਸਕੱਤਰ, ਉਚੇਰੀ ਸਿੱਖਿਆ ਵਿਭਾਗ, : ਮੈਂਬਰ
ਪੰਜਾਬ ਸਰਕਾਰ ਜਾਂ ਉਸ ਦਾ ਪ੍ਰਤੀਨਿਧੀ ਜੋ ਕਿ
ਸੰਯੁਕਤ ਸਕੱਤਰ ਦੇ ਅਹੁਦੇ ਤੋਂ ਥੱਲੇ ਦਾ ਨਾ ਹੋਵੇ।

(2) ਸ਼ਾਸਕ ਬਾਡੀ ਯੂਨੀਵਰਸਿਟੀ ਦੀ ਸਰਵ-ਉੱਚ ਬਾਡੀ ਹੋਵੇਗੀ। ਇਹ ਹੇਠ-ਲਿਖੇ
ਕਾਜਕਾਰ ਨਿਭਾਏਗੀ, ਅਰਥਾਤ:-

(ੳ) ਪ੍ਰਵਿਧਾਨਾਂ, ਆਰਡੀਨੈਂਸਾਂ ਅਤੇ ਵਿਨਿਯਮਾਂ ਦੇ ਅਨੁਸਾਰ ਯੂਨੀਵਰਸਿਟੀ
ਦੇ ਕਾਜਕਾਰਾਂ ਨੂੰ ਕੰਟਰੋਲ ਕਰਨ ਲਈ ਨਿਰਦੇਸ਼ ਦੇਣੇ ਅਤੇ ਆਮ
ਨਿਗਰਾਨੀ ਪ੍ਰਦਾਨ ਕਰਨਾ;

(ਅ) ਯੂਨੀਵਰਸਿਟੀ ਦੀਆਂ ਹੋਰ ਅਥਾਰਟੀਆਂ ਦੇ ਫ਼ੈਸਲਿਆਂ ਦੀ ਨਜ਼ਰਸਾਨੀ
ਕਰਨੀ ਜੇਕਰ ਉਹ ਪ੍ਰਵਿਧਾਨਾਂ, ਆਰਡੀਨੈਂਸਾਂ ਅਤੇ ਵਿਨਿਯਮਾਂ ਦੇ
ਉਪਬੰਧਾਂ ਦੇ ਅਨੁਰੂਪ ਨਾ ਹੋਣ;

(ੲ) ਯੂਨੀਵਰਸਿਟੀ ਦੀ ਸਲਾਨਾ ਰਿਪੋਰਟ ਅਤੇ ਬਜਟ ਨੂੰ ਪ੍ਰਵਾਨ ਕਰਨਾ;

(ਸ) ਯੂਨੀਵਰਸਿਟੀ ਦੁਆਰਾ ਅਪਣਾਈਆਂ ਜਾਣ ਵਾਲੀਆਂ ਵਿਸਤਰਿਤ
ਨੀਤੀਆਂ ਨੂੰ ਨਿਯਤ ਕਰਨਾ; ਅਤੇ

(ਹ) ਅਜਿਹੀਆਂ ਹੋਰ ਸ਼ਕਤੀਆਂ ਦੀ ਵਰਤੋਂ ਕਰਨੀ ਜੋ ਪ੍ਰਵਿਧਾਨਾਂ ਦੁਆਰਾ
ਮੁਕੱਰਰ ਕੀਤੀਆਂ ਗਈਆਂ ਹੋਣ।

(3) ਸ਼ਾਸਕ ਬਾਡੀ ਕੈਲੰਡਰ ਸਾਲ ਵਿੱਚ ਘੱਟੋ-ਘੱਟ ਦੋ ਵਾਰ ਇਕੱਤਰਤਾ ਕਰੇਗੀ।

(4) ਸ਼ਾਸਕ ਬਾਡੀ ਦੀ ਇਕੱਤਰਤਾ ਲਈ ਘੱਟੋ-ਘੱਟ ਕੋਰਮ ਛੇ ਦਾ ਹੋਵੇਗਾ।

16. (1) ਪ੍ਰਬੰਧ-ਬੋਰਡ ਹੇਠ-ਲਿਖੇ ਮੈਂਬਰਾਂ ਤੋਂ ਮਿਲ ਕੇ ਬਣੇਗਾ, ਅਰਥਾਤ:- ਪ੍ਰਬੰਧ-ਬੋਰਡ।

(ੳ) ਚਾਂਸਲਰ; : ਚੇਅਰਪਰਸਨ

(ਅ) ਵਾਈਸ-ਚਾਂਸਲਰ; : ਮੈਂਬਰ

(ੲ) ਫਾਊਂਡੇਸ਼ਨ ਦੇ ਪੰਜ ਮੈਂਬਰ ਜੋ ਫਾਊਂਡੇਸ਼ਨ : ਮੈਂਬਰ

ਦੁਆਰਾ ਨਾਮਜ਼ਦ ਕੀਤੇ ਗਏ ਹਨ;

- (ਸ) ਫਾਊਂਡੇਸ਼ਨ ਦੁਆਰਾ ਨਾਮਜ਼ਦ ਕੀਤੇ ਗਏ : ਮੈਂਬਰ
ਤਿੰਨ ਵਿਅਕਤੀ ਜੋ ਫਾਊਂਡੇਸ਼ਨ ਦੇ ਮੈਂਬਰ
ਨਹੀਂ ਹਨ;
- (ਹ) ਫਾਊਂਡੇਸ਼ਨ ਦੁਆਰਾ ਨਾਮਜ਼ਦ ਕੀਤੇ ਗਏ : ਮੈਂਬਰ
ਅਧਿਆਪਕਾਂ ਵਿੱਚੋਂ ਦੇ ਵਿਅਕਤੀ;
- (ਕ) ਰਾਜ ਸਰਕਾਰ ਦੇ ਪ੍ਰਤੀਨਿਧੀ ਵਜੋਂ ਡਾਇਰੈਕਟਰ, : ਮੈਂਬਰ
ਉਚੇਰੀ ਸਿੱਖਿਆ, ਪੰਜਾਬ; ਅਤੇ
- (ਖ) ਚਾਂਸਲਰ ਦੁਆਰਾ ਨਾਮਜ਼ਦ ਕੀਤੇ ਗਏ ਦੋ : ਮੈਂਬਰ
ਅਧਿਆਪਕ।
- (2) ਪ੍ਰਬੰਧ ਬੋਰਡ ਅਜਿਹੀਆਂ ਸ਼ਕਤੀਆਂ ਦੀ ਵਰਤੋਂ ਕਰੇਗਾ ਅਤੇ ਅਜਿਹੇ
ਕਾਜਕਾਰ ਨਿਭਾਏਗਾ, ਜਿਵੇਂ ਕਿ ਮੁਕੱਰਰ ਕੀਤਾ ਜਾਵੇ।
- (3) ਪ੍ਰਬੰਧ ਬੋਰਡ ਕੈਲੰਡਰ ਸਾਲ ਵਿੱਚ ਘੱਟੋ-ਘੱਟ ਦੋ ਵਾਰ ਇਕੱਤਰਤਾ ਕਰੇਗਾ।
- (4) ਪ੍ਰਬੰਧ-ਬੋਰਡ ਦੀ ਇਕੱਤਰਤਾ ਲਈ ਘੱਟੋ ਘੱਟ ਕੋਰਮ ਸੱਤ ਦਾ ਹੋਵੇਗਾ।
- ਅਕਾਦਮਿਕ ਕੌਂਸਲ। 17. (1) ਅਕਾਦਮਿਕ ਕੌਂਸਲ ਹੇਠ-ਲਿਖੇ ਮੈਂਬਰਾਂ ਤੋਂ ਮਿਲਕੇ ਬਣੇਗੀ, ਅਰਥਾਤ:-
- (ੳ) ਵਾਈਸ-ਚਾਂਸਲਰ; : ਚੇਅਰਪਰਸਨ
- (ਅ) ਰਾਜ ਸਰਕਾਰ ਦੁਆਰਾ ਉਸ ਦੇ ਪ੍ਰਤੀਨਿਧੀ : ਮੈਂਬਰ
ਵਜੋਂ ਨਾਮਜ਼ਦ ਕੀਤਾ ਗਿਆ ਇੱਕ ਉੱਘਾ
ਅਕਾਦਮਿਕ ਵਿਅਕਤੀ; ਅਤੇ
- (ੲ) ਅਜਿਹੇ ਹੋਰ ਮੈਂਬਰ, ਜਿਵੇਂ ਮੁਕੱਰਰ ਕੀਤਾ ਜਾਵੇ। : ਮੈਂਬਰ
- (2) ਅਕਾਦਮਿਕ ਕੌਂਸਲ ਯੂਨੀਵਰਸਿਟੀ ਦੀ ਪ੍ਰਮੁੱਖ ਅਕਾਦਮਿਕ ਬਾਡੀ ਹੋਵੇਗੀ
ਅਤੇ ਇਹ ਇਸ ਐਕਟ, ਪ੍ਰਵਿਧਾਨਾਂ, ਆਰਡੀਨੈਂਸਾਂ ਅਤੇ ਵਿਨਿਯਮਾਂ ਦੇ ਉਪਬੰਧਾਂ ਦੇ ਤਾਬੇ,
ਯੂਨੀਵਰਸਿਟੀ ਦੀਆਂ ਅਕਾਦਮਿਕ ਨੀਤੀਆਂ ਵਿੱਚ ਤਾਲਮੇਲ ਕਰੇਗੀ ਅਤੇ ਉਨ੍ਹਾਂ ਤੇ ਆਮ
ਨਿਗਰਾਨੀ ਰੱਖੇਗੀ।
- (3) ਅਕਾਦਮਿਕ ਕੌਂਸਲ ਦੀ ਇਕੱਤਰਤਾ ਦਾ ਕੋਰਮ ਅਜਿਹਾ ਹੋਵੇਗਾ, ਜਿਵੇਂ
ਮੁਕੱਰਰ ਕੀਤਾ ਗਿਆ ਹੋਵੇ।
- ਵਿੱਤ ਕਮੇਟੀ। 18. (1) ਵਿੱਤ ਕਮੇਟੀ ਹੇਠ-ਲਿਖੇ ਮੈਂਬਰਾਂ ਤੋਂ ਮਿਲ ਕੇ ਬਣੇਗੀ, ਅਰਥਾਤ:-
- (i) ਵਾਈਸ-ਚਾਂਸਲਰ; : ਚੇਅਰਪਰਸਨ
- (ii) ਡੀਨ ਅਕਾਦਮਿਕ ਮਾਮਲੇ; : ਮੈਂਬਰ
- (iii) ਰਜਿਸਟਰਾਰ; : ਮੈਂਬਰ
- (iv) ਫਾਊਂਡੇਸ਼ਨ ਦੁਆਰਾ ਨਾਮਜ਼ਦ ਕੀਤੇ : ਮੈਂਬਰ
ਗਏ ਦੋ ਵਿਅਕਤੀ, ਜਿੰਨ੍ਹਾਂ ਵਿੱਚੋਂ ਇੱਕ
ਵਿੱਤੀ ਮਾਹਿਰ ਹੋਵੇਗਾ; ਅਤੇ

(v) ਮੁੱਖ ਵਿੱਤ ਅਤੇ ਲੇਖਾ ਅਫ਼ਸਰ। : ਮੈਂਬਰ-ਸਕੱਤਰ

(2) ਫਾਊਂਡੇਸ਼ਨ ਦੁਆਰਾ ਨਾਮਜ਼ਦ ਕੀਤੇ ਗਏ ਮੈਂਬਰ ਦੋ ਸਾਲ ਦੀ ਮੁੱਦਤ ਲਈ ਅਹੁਦਾ ਧਾਰਨ ਕਰਨਗੇ।

19. (1) ਮੁੱਖ ਵਿੱਤ ਅਤੇ ਲੇਖਾ ਅਫ਼ਸਰ ਲੋੜੀਂਦੇ ਦਸਤਾਵੇਜ਼ਾਂ ਨਾਲ, ਯੂਨੀਵਰਸਿਟੀ ਦਾ ਸਲਾਨਾ ਬਜਟ ਤਿਆਰ ਕਰਵਾਏਗਾ ਅਤੇ ਉਸ ਨੂੰ ਪ੍ਰਵਾਨਗੀ ਲਈ ਵਿੱਤ ਕਮੇਟੀ ਨੂੰ ਪੇਸ਼ ਕਰੇਗਾ। ਮੁੱਖ ਵਿੱਤ ਅਤੇ ਲੇਖਾ ਅਫ਼ਸਰ ਯੂਨੀਵਰਸਿਟੀ ਦੀ ਸਲਾਨਾ ਆਮਦਨ ਅਤੇ ਖਰਚਿਆਂ ਦੇ ਲੇਖੇ ਵੀ ਤਿਆਰ ਕਰਵਾਏਗਾ ਅਤੇ ਇਸ ਸਬੰਧੀ ਵਿੱਤ ਕਮੇਟੀ ਵੱਲੋਂ ਨਿਯੁਕਤ ਕੀਤੇ ਗਏ ਚਾਰਟਰਡ ਲੇਖਾਕਾਰ ਦੁਆਰਾ ਇਸ ਦਾ ਆਡਿਟ ਕਰਵਾਏਗਾ।

ਵਿੱਤ ਕਮੇਟੀ ਦੇ
ਕਾਜਕਾਰ।

(2) ਉਪ-ਧਾਰਾ (1) ਵਿੱਚ ਹਵਾਲਾ ਦਿੱਤੇ ਅਨੁਸਾਰ ਯੂਨੀਵਰਸਿਟੀ ਦੀ ਆਮਦਨ ਅਤੇ ਖਰਚਿਆਂ ਦੇ ਆਡਿਟ ਸਬੰਧੀ ਨੋਟ ਨਾਲ ਵਿੱਤ ਕਮੇਟੀ ਦੁਆਰਾ ਪ੍ਰਵਾਨ ਕੀਤੇ ਗਏ ਬਜਟ ਨੂੰ ਚਾਂਸਲਰ ਦੀ ਪ੍ਰਵਾਨਗੀ ਲਈ ਉਸ ਅੱਗੇ ਪੇਸ਼ ਕੀਤਾ ਜਾਵੇਗਾ।

(3) ਵਿੱਤ ਕਮੇਟੀ ਯੂਨੀਵਰਸਿਟੀ ਦੇ ਵਿੱਤੀ ਮਾਮਲਿਆਂ ਤੇ ਚਾਂਸਲਰ ਨੂੰ ਸਲਾਹ ਦੇਵੇਗੀ।

20. ਧਾਰਾ 14 ਦੇ ਉਪ-ਖੰਡ (v) ਅਧੀਨ ਅਥਾਰਟੀਆਂ ਦੀ ਬਣਤਰ, ਗਠਨ, ਸ਼ਕਤੀਆਂ ਅਤੇ ਕਾਜਕਾਰ ਅਜਿਹੇ ਹੋਣਗੇ, ਜਿਵੇਂ ਮੁਕੱਰਰ ਕੀਤੇ ਜਾਣ।

ਹੋਰ ਅਥਾਰਟੀਆਂ।

21. ਕੋਈ ਵਿਅਕਤੀ ਯੂਨੀਵਰਸਿਟੀ ਦੀ ਕਿਸੇ ਬਾਡੀ ਜਾਂ ਅਥਾਰਟੀਆਂ ਦਾ ਮੈਂਬਰ ਹੋਣ ਦੇ ਅਯੋਗ ਹੋ ਜਾਵੇਗਾ, ਜੇਕਰ ਉਹ,-

ਅਥਾਰਟੀ ਜਾਂ ਬਾਡੀ ਦੀ
ਮੈਂਬਰਸ਼ਿਪ ਲਈ
ਨਾਕਾਬਲੀਅਤ।

- (i) ਵਿਗੜ-ਚਿਤ ਹੈ ਅਤੇ ਕਿਸੇ ਸਮਰੱਥ ਅਦਾਲਤ ਦੁਆਰਾ ਅਜਿਹਾ ਐਲਾਨਿਆ ਹੋਇਆ ਹੈ; ਜਾਂ
- (ii) ਇੱਕ ਅਮੁੱਕਤ ਦਿਵਾਲੀਆ ਹੈ; ਜਾਂ
- (iii) ਕਿਸੇ ਸਦਾਚਾਰਕ ਗਿਰਾਵਟ ਵਿੱਚ ਪਲਚੇ ਅਪਰਾਧ ਲਈ ਸਿੱਧ-ਦੋਸ਼ ਠਹਿਰਾਇਆ ਗਿਆ ਹੈ; ਜਾਂ
- (iv) ਕਿਸੇ ਵੀ ਰੂਪ ਵਿੱਚ ਅਤੇ ਕਿਤੇ ਵੀ ਕਿਸੇ ਪ੍ਰੀਖਿਆ ਦਾ ਸੰਚਾਲਣ ਕਰਨ ਵਿੱਚ ਕਿਸੇ ਅਣਉਚਿਤ ਆਚਰਣ ਨਾਲ ਖਚਿਤ ਹੋਣ ਕਰਕੇ ਜਾਂ ਉਸ ਨੂੰ ਵਧਾਵਾ ਦੇਣ ਕਾਰਨ ਸਜ਼ਾ-ਯਾਫ਼ਤਾ ਹੋ ਗਿਆ ਹੈ।

22. ਯੂਨੀਵਰਸਿਟੀ ਦੀ ਕਿਸੇ ਅਥਾਰਟੀ ਜਾਂ ਕਿਸੇ ਹੋਰ ਬਾਡੀ ਦੁਆਰਾ ਕੀਤਾ ਗਿਆ ਕੋਈ ਕਾਰਜ, ਜਾਂ ਕਾਰਵਾਈਆਂ ਸਿਰਫ਼ ਇਸ ਆਧਾਰ ਤੇ ਨਾਜਾਇਜ਼ ਨਹੀਂ ਹੋਣਗੀਆਂ ਕਿ,-

ਖਾਲੀ ਥਾਵਾਂ ਕਾਰਨ
ਕਾਰਜਾਂ ਜਾਂ
ਕਾਰਵਾਈਆਂ ਦਾ
ਨਾਜਾਇਜ਼ ਨ
ਹੋਣਾ।

- (ੳ) ਅਥਾਰਟੀ ਜਾਂ ਬਾਡੀ ਵਿੱਚ ਕੋਈ ਥਾਂ ਖਾਲੀ ਹੈ ਜਾਂ ਉਸ ਦੇ ਗਠਨ ਵਿੱਚ ਕੋਈ ਤਰੁੱਟੀ ਹੈ; ਜਾਂ

- (ਅ) ਉਸ ਦੇ ਮੈਂਬਰ ਵਜੋਂ ਕਾਰਜ ਕਰ ਰਹੇ ਕਿਸੇ ਵਿਅਕਤੀ ਦੀ ਨਾਮਜ਼ਦਗੀ ਜਾਂ ਨਿਯੁਕਤੀ ਵਿੱਚ ਕੋਈ ਤਰੁੱਟੀ ਜਾਂ ਬੇਕਾਇਦਗੀ ਹੈ; ਜਾਂ
- (ੲ) ਅਜਿਹੇ ਕਾਰਜ ਜਾਂ ਕਾਰਵਾਈ ਵਿੱਚ ਕੋਈ ਤਰੁੱਟੀ ਜਾਂ ਬੇਕਾਇਦਗੀ ਹੈ ਜੋ ਮਾਮਲੇ ਦੇ ਗੁਣਾਂ ਤੇ ਪ੍ਰਭਾਵ ਨਹੀਂ ਪਾਉਂਦੀ।

ਸੰਕਟਕਾਲੀ
ਖਾਲੀ ਹੋਈਆਂ
ਆਸਾਮੀਆਂ ਨੂੰ
ਭਰਨਾ।

23. ਜੇਕਰ ਯੂਨੀਵਰਸਿਟੀ ਦੀ ਕਿਸੇ ਅਥਾਰਟੀ ਜਾਂ ਬਾਡੀ ਵਿੱਚ ਕਿਸੇ ਮੈਂਬਰ ਦੀ ਮੌਤ ਹੋ ਜਾਣ ਕਾਰਨ ਜਾਂ ਉਸ ਦੇ ਅਸਤੀਫੇ ਜਾਂ ਅਹੁਦੇ ਤੋਂ ਹਟਾਏ ਜਾਣ ਕਾਰਨ ਜਾਂ ਜਿਸ ਸਮਰੱਥਾ ਵਿੱਚ ਉਸ ਨੂੰ ਨਿਯੁਕਤ ਜਾਂ ਨਾਮਜ਼ਦ ਕੀਤਾ ਗਿਆ ਸੀ ਉਸ ਸਮਰੱਥਾ ਵਿੱਚ ਤਬਦੀਲੀ ਹੋ ਜਾਣ ਕਾਰਨ ਕੋਈ ਆਸਾਮੀ ਖਾਲੀ ਹੁੰਦੀ ਹੈ ਤਾਂ ਉਸ ਅਥਾਰਟੀ ਜਾਂ ਬਾਡੀ ਦੁਆਰਾ, ਜਿਸ ਵੱਲੋਂ ਅਜਿਹੇ ਮੈਂਬਰ ਦੀ ਨਿਯੁਕਤੀ ਜਾਂ ਨਾਮਜ਼ਦਗੀ ਕੀਤੀ ਗਈ ਸੀ, ਜਿੰਨੀ ਛੇਤੀ ਸੰਭਵ ਹੋ ਸਕੇ, ਉਸ ਆਸਾਮੀ ਨੂੰ ਭਰਿਆ ਜਾਵੇਗਾ:

ਬਸ਼ਰਤਏ ਯੂਨੀਵਰਸਿਟੀ ਦੀ ਕਿਸੇ ਅਥਾਰਟੀ ਜਾਂ ਬਾਡੀ ਦੇ ਮੈਂਬਰ ਦੀ ਸੰਕਟਕਾਲੀ ਖਾਲੀ ਹੋਈ ਆਸਾਮੀ ਤੇ ਨਿਯੁਕਤ ਜਾਂ ਨਾਮਜ਼ਦ ਕੀਤਾ ਗਿਆ ਅਜਿਹਾ ਵਿਅਕਤੀ, ਮੈਂਬਰ ਦੀ ਬਾਕੀ ਰਹਿੰਦੀ ਮਿਆਦ ਲਈ ਹੀ ਅਜਿਹੀ ਅਥਾਰਟੀ ਜਾਂ ਬਾਡੀ ਦੇ ਮੈਂਬਰ ਦੇ ਅਹੁਦੇ ਤੇ ਬਣਿਆ ਰਹੇਗਾ, ਜਿਸ ਦੀ ਥਾਂ ਤੇ ਉਸ ਨੂੰ ਨਿਯੁਕਤ ਜਾਂ ਨਾਮਜ਼ਦ, ਜਿਹੀ ਕਿ ਸੂਰਤ ਹੋਵੇ, ਕੀਤਾ ਗਿਆ ਹੈ।

ਕਮੇਟੀਆਂ।

24. ਯੂਨੀਵਰਸਿਟੀ ਦੀਆਂ ਅਥਾਰਟੀਆਂ ਜਾਂ ਅਧਿਕਾਰੀ ਅਜਿਹੀਆਂ ਕਮੇਟੀਆਂ ਦਾ ਗਠਨ ਕਰ ਸਕਦੇ ਹਨ, ਜੋ ਅਜਿਹੀਆਂ ਕਮੇਟੀਆਂ ਦੁਆਰਾ ਵਿਸ਼ੇਸ਼ ਕੰਮ ਨੂੰ ਪੂਰੇ ਕਰਨ ਲਈ ਜ਼ਰੂਰੀ ਹੋ ਸਕਦੀਆਂ ਹਨ। ਅਜਿਹੀਆਂ ਕਮੇਟੀਆਂ ਦਾ ਗਠਨ ਅਤੇ ਕਰਤੱਵ ਅਜਿਹੇ ਹੋਣਗੇ, ਜਿਵੇਂ ਮੁਕੱਰਰ ਕੀਤੇ ਜਾ ਸਕਣ।

ਪ੍ਰਵਿਧਾਨ
ਬਣਾਉਣ
ਦੀ ਸ਼ਕਤੀ।

25. (1) ਸ਼ਾਸਕ ਬਾਡੀ, ਸਮੇਂ-ਸਮੇਂ 'ਤੇ, ਪ੍ਰਵਿਧਾਨ ਬਣਾ ਸਕੇਗੀ ਜਾਂ ਪ੍ਰਵਿਧਾਨਾਂ ਦੀ ਸੋਧ ਜਾਂ ਉਨ੍ਹਾਂ ਨੂੰ ਮਨਸੂਖ ਕਰ ਸਕੇਗੀ।

(2) ਬਣਾਏ ਗਏ ਪ੍ਰਵਿਧਾਨ ਲਈ ਜਾਂ ਉਨ੍ਹਾਂ ਵਿੱਚ ਕੀਤੀ ਗਈ ਕੋਈ ਸੋਧ ਜਾਂ ਮਨਸੂਖ ਸਬੰਧੀ ਚਾਂਸਲਰ ਦੀ ਪ੍ਰਵਾਨਗੀ ਲੋੜੀਂਦੀ ਹੋਵੇਗੀ।

(3) ਇਸ ਐਕਟ ਦੇ ਉਪਬੰਧਾਂ ਦੇ ਤਾਬੇ, ਪ੍ਰਵਿਧਾਨ ਹੇਠ-ਲਿਖੇ ਵਿਸ਼ਿਆਂ ਲਈ ਉਪਬੰਧ ਕਰ ਸਕਣਗੇ, ਅਰਥਾਤ:-

- (i) ਯੂਨੀਵਰਸਿਟੀ ਦੀਆਂ ਅਥਾਰਟੀਆਂ ਅਤੇ ਹੋਰ ਬਾਡੀਆਂ, ਜੋ ਸਮੇਂ-ਸਮੇਂ ਤੇ ਗਠਤ ਕੀਤੀਆਂ ਗਈਆਂ ਹੋਣ, ਦੇ ਗਠਨ, ਸ਼ਕਤੀਆਂ ਅਤੇ ਕਾਜਕਾਰ;
- (ii) ਵਾਈਸ-ਚਾਂਸਲਰ ਦੀ ਨਿਯੁਕਤੀ ਦੇ ਨਿਬੰਧਨ ਅਤੇ ਸ਼ਰਤਾਂ ਅਤੇ ਇਸ ਦੀਆਂ ਸ਼ਕਤੀਆਂ ਅਤੇ ਕਾਜਕਾਰ;
- (iii) ਰਜਿਸਟਰਾਰ ਅਤੇ ਮੁੱਖ ਵਿੱਤ ਅਤੇ ਲੇਖਾ ਅਫ਼ਸਰ ਦੀ ਨਿਯੁਕਤੀ ਦਾ ਤਰੀਕਾ, ਨਿਬੰਧਨ ਅਤੇ ਸ਼ਰਤਾਂ ਅਤੇ ਉਨ੍ਹਾਂ ਦੀਆਂ ਸ਼ਕਤੀਆਂ ਅਤੇ ਕਾਜਕਾਰ;

(JYST 28, 1947 SAKA)

- (iv) ਹੋਰ ਅਧਿਕਾਰੀਆਂ ਅਤੇ ਅਧਿਆਪਕਾਂ ਦੀ ਨਿਯੁਕਤੀ ਦਾ ਤਰੀਕਾ, ਨਿਬੰਧਨ ਅਤੇ ਸ਼ਰਤਾਂ ਅਤੇ ਉਨ੍ਹਾਂ ਦੀਆਂ ਸ਼ਕਤੀਆਂ ਅਤੇ ਕਾਜਕਾਰ;
- (v) ਯੂਨੀਵਰਸਿਟੀ ਦੇ ਕਰਮਚਾਰੀਆਂ ਦੇ ਸੇਵਾ ਦੇ ਨਿਬੰਧਨ ਅਤੇ ਸ਼ਰਤਾਂ;
- (vi) ਯੂਨੀਵਰਸਿਟੀ, ਅਧਿਕਾਰੀਆਂ, ਅਧਿਆਪਕਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਵਿਚਕਾਰ ਝਗੜੇ ਦੀ ਸੂਰਤ ਵਿੱਚ ਸਾਲਸੀ ਪ੍ਰਕ੍ਰਿਆ;
- (vii) ਮਾਨ-ਅਰਥ ਡਿਗਰੀਆਂ ਪ੍ਰਦਾਨ ਕਰਨਾ;
- (viii) ਵਿਦਿਆਰਥੀਆਂ ਨੂੰ ਟਿਊਸ਼ਨ ਫੀਸ ਦੀ ਅਦਾਇਗੀ ਤੋਂ ਛੋਟ ਦੇਣੀ ਅਤੇ ਉਨ੍ਹਾਂ ਨੂੰ ਵਜ਼ੀਫਾ ਅਤੇ ਫੈਲੋਸ਼ਿਪ ਪ੍ਰਦਾਨ ਕਰਨਾ;
- (ix) ਪੰਜਾਬ ਪ੍ਰਾਈਵੇਟ ਯੂਨੀਵਰਸਿਟੀਆਂ ਨੀਤੀ, 2010 ਦੇ ਖੰਡ 9 ਨੂੰ ਧਿਆਨ ਵਿੱਚ ਰੱਖਦੇ ਹੋਏ ਸੀਟਾਂ ਦੇ ਰਾਖਵੇਂਕਰਨ ਨੂੰ ਵਿਨਿਯਮਤ ਕਰਨ ਦੇ ਨਾਲ ਦਾਖਲੇ ਦੀ ਨੀਤੀ;
- (x) ਵੱਖ-ਵੱਖ ਕੋਰਸਾਂ ਵਿੱਚ ਸੀਟਾਂ ਦੀ ਗਿਣਤੀ; ਅਤੇ
- (xi) ਇਸ ਐਕਟ ਅਧੀਨ ਹੋਰ ਸਾਰੇ ਮਾਮਲੇ ਜਿਨ੍ਹਾਂ ਲਈ ਪ੍ਰਵਿਧਾਨ ਬਣਾਉਣੇ ਲੋੜੀਂਦੇ ਹੋਣ।

(4) ਚਾਂਸਲਰ ਦੀ ਪ੍ਰਵਾਨਗੀ ਤੋਂ ਬਾਅਦ, ਯੂਨੀਵਰਸਿਟੀ ਦੇ ਪ੍ਰਵਿਧਾਨਾਂ ਨੂੰ ਰਾਜ ਸਰਕਾਰ ਨੂੰ ਉਸਦੀ ਪ੍ਰਵਾਨਗੀ ਲਈ ਪੇਸ਼ ਕੀਤਾ ਜਾਵੇਗਾ।

(5) ਰਾਜ ਸਰਕਾਰ ਯੂਨੀਵਰਸਿਟੀ ਵੱਲੋਂ ਪੇਸ਼ ਕੀਤੇ ਗਏ ਪ੍ਰਵਿਧਾਨਾਂ ਤੇ ਵਿਚਾਰ ਕਰੇਗੀ ਅਤੇ ਬਿਨਾਂ ਰੂਪਭੇਦ ਤੋਂ ਜਾਂ ਅਜਿਹੇ ਰੂਪਭੇਦ ਕਰਦੇ ਹੋਏ, ਜੇਕਰ ਕੋਈ ਹੋਣ, ਜਿਵੇਂ ਕਿ ਉਹ ਜ਼ਰੂਰੀ ਸਮਝਦੀ ਹੋਵੇ, ਉਸ ਨੂੰ ਪ੍ਰਵਾਨਗੀ ਦੇਵੇਗੀ ਅਤੇ ਪ੍ਰਵਿਧਾਨਾਂ ਨੂੰ ਯੂਨੀਵਰਸਿਟੀ ਨੂੰ ਵਾਪਸ ਭੇਜ ਦੇਵੇਗੀ।

(6) ਯੂਨੀਵਰਸਿਟੀ, ਸ਼ਾਸਕ ਬਾਡੀ ਦੀ ਪ੍ਰਵਾਨਗੀ ਨਾਲ ਰਾਜ ਸਰਕਾਰ ਦੁਆਰਾ ਪ੍ਰਵਾਨ ਕੀਤੇ ਗਏ ਪ੍ਰਵਿਧਾਨਾਂ ਤੇ ਆਪਣੀ ਸਹਿਮਤੀ ਨੂੰ ਸੰਸੂਚਤ ਕਰੇਗੀ, ਅਤੇ ਜੇਕਰ ਯੂਨੀਵਰਸਿਟੀ ਰਾਜ ਸਰਕਾਰ ਦੁਆਰਾ ਕੀਤੇ ਗਏ ਕੁੱਝ ਜਾਂ ਸਾਰੇ ਰੂਪਭੇਦਾਂ ਨੂੰ ਪ੍ਰਭਾਵੀ ਬਣਾਉਣ ਦੀ ਇੱਛਾ ਨਹੀਂ ਰੱਖਦੀ ਤਾਂ ਉਹ ਇਸ ਦੇ ਕਾਰਨ ਵੀ ਦੇ ਸਕੇਗੀ।

(7) ਰਾਜ ਸਰਕਾਰ ਦੁਆਰਾ ਪ੍ਰਵਿਧਾਨਾਂ ਨੂੰ ਅੰਤਮ ਰੂਪ ਵਿੱਚ ਪ੍ਰਵਾਨ ਕਰਨ ਤੋਂ ਪਿੱਛੋਂ ਇਹਨਾਂ ਨੂੰ ਯੂਨੀਵਰਸਿਟੀ ਦੇ ਸਰਕਾਰੀ ਗਜ਼ਟ ਵਿੱਚ ਪ੍ਰਕਾਸ਼ਤ ਕੀਤਾ ਜਾਵੇਗਾ।

(8) ਇਸ ਤਰ੍ਹਾਂ ਬਣਾਏ ਗਏ ਪ੍ਰਵਿਧਾਨਾਂ ਨੂੰ ਰਾਜ ਸਰਕਾਰ ਦੀ ਪ੍ਰਵਾਨਗੀ ਤੋਂ ਬਿਨਾਂ ਸੋਧਿਆ ਨਹੀਂ ਜਾਵੇਗਾ।

26. (1) ਸ਼ਾਸਕ ਬਾਡੀ ਸਮੇਂ-ਸਮੇਂ ਤੇ ਆਰਡੀਨੈਂਸ ਬਣਾ ਸਕੇਗੀ ਜਾਂ ਆਰਡੀਨੈਂਸਾਂ ਵਿੱਚ ਸੋਧ ਕਰ ਸਕੇਗੀ ਜਾਂ ਉਨ੍ਹਾਂ ਨੂੰ ਮਨਸੂਖ ਕਰ ਸਕੇਗੀ।

ਆਰਡੀਨੈਂਸ ਬਣਾਉਣ ਦੀ ਸ਼ਕਤੀ।

(2) ਹਰੇਕ ਬਣਾਏ ਗਏ ਆਰਡੀਨੈਂਸ ਜਾਂ ਉਸ ਵਿੱਚ ਕੀਤੀ ਗਈ ਕੋਈ ਸੋਧ ਜਾਂ ਉਸ ਨੂੰ ਮਨਸੂਖ ਕਰਨ ਤੇ ਚਾਂਸਲਰ ਦੀ ਪ੍ਰਵਾਨਗੀ ਲੋੜੀਂਦੀ ਹੋਵੇਗੀ।

(3) ਇਸ ਐਕਟ ਅਤੇ ਪ੍ਰਵਿਧਾਨਾਂ ਦੇ ਉਪਬੰਧਾਂ ਦੇ ਤਾਬੇ, ਆਰਡੀਨੈਂਸ ਹੇਠ-ਲਿਖੇ ਵਿਸ਼ਿਆਂ ਲਈ ਉਪਬੰਧ ਕਰ ਸਕਣਗੇ, ਅਰਥਾਤ:-

- (i) ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਦਾ ਦਾਖਲਾ ਅਤੇ ਉਸ ਅਨੁਸਾਰ ਉਨ੍ਹਾਂ ਦੇ ਨਾਂ ਰਜਿਸਟਰ ਵਿੱਚ ਚੜ੍ਹਾਉਣਾ;
- (ii) ਯੂਨੀਵਰਸਿਟੀ ਦੀਆਂ ਡਿਗਰੀਆਂ, ਡਿਪਲੋਮੇ ਅਤੇ ਸਰਟੀਫਿਕੇਟਾਂ ਲਈ ਨਿਯਤ ਕੀਤੇ ਜਾਣ ਵਾਲੇ ਅਧਿਐਨ ਕੋਰਸ;
- (iii) ਡਿਗਰੀਆਂ, ਡਿਪਲੋਮੇ, ਸਰਟੀਫਿਕੇਟਾਂ ਅਤੇ ਹੋਰ ਅਕਾਦਮਿਕ ਉਪਾਧੀਆਂ ਸਬੰਧੀ;
- (iv) ਯੂਨੀਵਰਸਿਟੀ ਦੇ ਵੱਖ-ਵੱਖ ਕੋਰਸਾਂ, ਪ੍ਰੀਖਿਆਵਾਂ, ਡਿਗਰੀਆਂ ਅਤੇ ਡਿਪਲੋਮਿਆਂ ਲਈ ਲਈਆਂ ਜਾਣ ਵਾਲੀਆਂ ਫੀਸਾਂ;
- (v) ਫੈਲੋ-ਵਜ਼ੀਫੇ, ਵਜ਼ੀਫੇ, ਵਿਦਿਆਰਥੀ-ਵਜ਼ੀਫੇ, ਤਮਗੇ ਅਤੇ ਇਨਾਮ ਦੇਣ ਲਈ ਸ਼ਰਤਾਂ;
- (vi) ਪਰੀਖਿਆਵਾਂ ਦਾ ਸੰਚਾਲਣ, ਜਿਸ ਵਿੱਚ ਪਰੀਖਿਆ ਲੈਣ ਵਾਲੀਆਂ ਬਾਡੀਆਂ, ਪਰੀਖਿਅਕਾਂ ਅਤੇ ਸਾਲਸ ਦੇ ਅਹੁਦੇ ਦੇ ਨਿਬੰਧਨ ਅਤੇ ਨਿਯੁਕਤੀ ਦਾ ਤਰੀਕਾ ਅਤੇ ਕਰਤੱਵਾਂ ਬਾਰੇ ਉਪਬੰਧ ਸ਼ਾਮਲ ਹਨ;
- (vii) ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਲਈ ਹੋਸਟਲ ਦੀਆਂ ਸਹੂਲਤਾਂ ਦੀਆਂ ਸ਼ਰਤਾਂ;
- (viii) ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿਰੁੱਧ ਅਨੁਸ਼ਾਸ਼ਨੀ ਕਾਰਵਾਈ ਕਰਨੀ;
- (ix) ਯੂਨੀਵਰਸਿਟੀ ਦੇ ਅਕਾਦਮਿਕ ਮਿਆਰ ਨੂੰ ਸੁਧਾਰਨ ਲਈ ਜੋ ਜ਼ਰੂਰੀ ਸਮਝਿਆ ਜਾਂਦਾ ਹੈ, ਉਸ ਅਨੁਸਾਰ ਕਿਸੇ ਹੋਰ ਬਾਡੀ ਦੀ ਰਚਨਾ, ਬਣਤਰ ਅਤੇ ਕਾਜਕਾਰ ਲਈ ਉਪਬੰਧ ਕਰਨਾ;
- (x) ਹੋਰ ਯੂਨੀਵਰਸਿਟੀਆਂ ਅਤੇ ਸੰਸਥਾਵਾਂ ਨਾਲ ਮਿਲ ਕੇ ਕੰਮ ਕਰਨ ਅਤੇ ਸਹਿਯੋਗ ਦੇਣ ਦਾ ਤਰੀਕਾ; ਅਤੇ
- (xi) ਇਸ ਐਕਟ ਜਾਂ ਇਸ ਅਧੀਨ ਬਣੇ ਪ੍ਰਵਿਧਾਨਾਂ ਅਨੁਸਾਰ ਉਹ ਸਾਰੇ ਹੋਰ ਵਿਸ਼ੇ ਜਿਨ੍ਹਾਂ ਲਈ ਆਰਡੀਨੈਂਸਾਂ ਦੁਆਰਾ ਉਪਬੰਧ ਕੀਤਾ ਜਾਣਾ ਲੋੜੀਂਦਾ ਹੋਵੇ।

(4) ਚਾਂਸਲਰ ਦੀ ਪ੍ਰਵਾਨਗੀ ਤੋਂ ਬਾਅਦ, ਯੂਨੀਵਰਸਿਟੀ ਦੇ ਆਰਡੀਨੈਂਸ ਰਾਜ ਸਰਕਾਰ ਨੂੰ ਉਸਦੀ ਪ੍ਰਵਾਨਗੀ ਲਈ ਪੇਸ਼ ਕੀਤੇ ਜਾਣਗੇ।

(5) ਯੂਨੀਵਰਸਿਟੀ ਵੱਲੋਂ ਪੇਸ਼ ਕੀਤੇ ਗਏ ਆਰਡੀਨੈਂਸਾਂ ਤੇ ਰਾਜ ਸਰਕਾਰ ਵਿਚਾਰ ਕਰੇਗੀ ਅਤੇ ਬਿਨਾਂ ਰੂਪਭੇਦਾਂ ਤੋਂ ਜਾਂ ਅਜਿਹੇ ਰੂਪਭੇਦ ਕਰਦੇ ਹੋਏ, ਜੇਕਰ ਕੋਈ ਹੋਣ, ਜਿਵੇਂ ਕਿ ਉਹ ਜ਼ਰੂਰੀ ਸਮਝਦੀ ਹੋਵੇ, ਉਸ ਨੂੰ ਪ੍ਰਵਾਨਗੀ ਦੇਵੇਗੀ ਅਤੇ ਉਨ੍ਹਾਂ ਨੂੰ ਵਾਪਸ ਯੂਨੀਵਰਸਿਟੀ ਨੂੰ ਭੇਜ ਦੇਵੇਗੀ।

(6) ਯੂਨੀਵਰਸਿਟੀ, ਸ਼ਾਸਕ ਬਾਡੀ ਦੀ ਪ੍ਰਵਾਨਗੀ ਨਾਲ ਰਾਜ ਸਰਕਾਰ ਦੁਆਰਾ ਪ੍ਰਵਾਨ ਕੀਤੇ ਗਏ ਆਰਡੀਨੈਂਸਾਂ 'ਤੇ ਆਪਣੀ ਸਹਿਮਤੀ ਨੂੰ ਸੰਸੂਚਤ ਕਰੇਗੀ ਅਤੇ ਜੇਕਰ ਯੂਨੀਵਰਸਿਟੀ ਰਾਜ ਸਰਕਾਰ ਦੁਆਰਾ ਕੀਤੇ ਗਏ ਕੁਝ ਜਾਂ ਸਾਰੇ ਰੂਪਭੇਦਾਂ ਨੂੰ ਪ੍ਰਭਾਵੀ ਬਣਾਉਣ ਦੀ ਇੱਛਾ ਨਹੀਂ ਰੱਖਦੀ ਤਾਂ ਉਹ ਇਸ ਦੇ ਕਾਰਨ ਵੀ ਦੇ ਸਕੇਗੀ।

(7) ਰਾਜ ਸਰਕਾਰ ਦੁਆਰਾ ਆਰਡੀਨੈਂਸਾਂ ਨੂੰ ਅੰਤਿਮ ਰੂਪ ਵਿੱਚ ਪ੍ਰਵਾਨ ਕਰਨ ਤੋਂ ਪਿੱਛੋਂ, ਇਹਨਾਂ ਨੂੰ ਯੂਨੀਵਰਸਿਟੀ ਦੇ ਸਰਕਾਰੀ ਗਜ਼ਟ ਵਿੱਚ ਪ੍ਰਕਾਸ਼ਤ ਕੀਤਾ ਜਾਵੇਗਾ।

(8) ਇਸ ਤਰ੍ਹਾਂ ਬਣਾਏ ਗਏ ਆਰਡੀਨੈਂਸਾਂ ਨੂੰ ਰਾਜ ਸਰਕਾਰ ਦੀ ਪ੍ਰਵਾਨਗੀ ਤੋਂ ਬਿਨਾਂ ਸੋਧਿਆ ਨਹੀਂ ਜਾਵੇਗਾ।

27. (1) ਸ਼ਾਸਕ ਬਾਡੀ ਸਮੇਂ-ਸਮੇਂ ਤੇ ਵਿਨਿਯਮ ਬਣਾ ਸਕੇਗੀ ਜਾਂ ਵਿਨਿਯਮ ਵਿੱਚ ਸੋਧ ਕਰ ਸਕੇਗੀ ਜਾਂ ਉਹਨਾਂ ਨੂੰ ਮਨਸੂਖ ਕਰ ਸਕੇਗੀ।

ਵਿਨਿਯਮ ਬਣਾਉਣ ਦੀ ਸ਼ਕਤੀ।

(2) ਹਰੇਕ ਬਣਾਏ ਗਏ ਵਿਨਿਯਮ ਜਾਂ ਉਸ ਵਿੱਚ ਕੀਤੀ ਗਈ ਕੋਈ ਸੋਧ ਜਾਂ ਉਹਨਾਂ ਨੂੰ ਮਨਸੂਖ ਕਰਨ ਤੇ ਚਾਂਸਲਰ ਦੀ ਪ੍ਰਵਾਨਗੀ ਲੋੜੀਂਦੀ ਹੋਵੇਗੀ।

(3) ਚਾਂਸਲਰ ਦੀ ਪ੍ਰਵਾਨਗੀ ਤੋਂ ਬਾਅਦ, ਯੂਨੀਵਰਸਿਟੀ ਦੇ ਵਿਨਿਯਮ ਰਾਜ ਸਰਕਾਰ ਨੂੰ ਉਸਦੀ ਪ੍ਰਵਾਨਗੀ ਲਈ ਪੇਸ਼ ਕੀਤੇ ਜਾਣਗੇ।

(4) ਰਾਜ ਸਰਕਾਰ ਯੂਨੀਵਰਸਿਟੀ ਵੱਲੋਂ ਪੇਸ਼ ਕੀਤੇ ਗਏ ਵਿਨਿਯਮਾਂ ਤੇ ਵਿਚਾਰ ਕਰੇਗੀ ਅਤੇ ਬਿਨਾਂ ਰੂਪਭੇਦਾਂ ਤੋਂ ਜਾਂ ਅਜਿਹੇ ਰੂਪਭੇਦ ਕਰਦੇ ਹੋਏ, ਜੇਕਰ ਕੋਈ ਹੋਣ, ਜਿਵੇਂ ਕਿ ਉਹ ਜ਼ਰੂਰੀ ਸਮਝਦੀ ਹੋਵੇ, ਉਸ ਨੂੰ ਪ੍ਰਵਾਨਗੀ ਦੇਵੇਗੀ ਅਤੇ ਵਿਨਿਯਮਾਂ ਨੂੰ ਯੂਨੀਵਰਸਿਟੀ ਨੂੰ ਭੇਜ ਦੇਵੇਗੀ।

(5) ਯੂਨੀਵਰਸਿਟੀ, ਸ਼ਾਸਕ ਬਾਡੀ ਦੀ ਪ੍ਰਵਾਨਗੀ ਨਾਲ, ਰਾਜ ਸਰਕਾਰ ਦੁਆਰਾ ਪ੍ਰਵਾਨ ਕੀਤੇ ਗਏ ਵਿਨਿਯਮਾਂ ਤੇ ਆਪਣੀ ਸਹਿਮਤੀ ਨੂੰ ਸੰਸੂਚਤ ਕਰੇਗੀ ਅਤੇ ਜੇਕਰ ਯੂਨੀਵਰਸਿਟੀ ਦੀ ਰਾਜ ਸਰਕਾਰ ਦੁਆਰਾ ਕੀਤੇ ਗਏ ਕੁਝ ਜਾਂ ਸਾਰੇ ਰੂਪਭੇਦਾਂ ਨੂੰ ਪ੍ਰਭਾਵੀ ਬਣਾਉਣ ਦੀ ਇੱਛਾ ਨਹੀਂ ਹੋਵੇਗੀ ਤਾਂ ਉਹ ਇਸ ਦੇ ਕਾਰਨ ਵੀ ਦੇ ਸਕੇਗੀ।

(6) ਰਾਜ ਸਰਕਾਰ ਦੁਆਰਾ ਵਿਨਿਯਮਾਂ ਨੂੰ ਅੰਤਿਮ ਰੂਪ ਵਿੱਚ ਪ੍ਰਵਾਨ ਕਰਨ ਤੋਂ ਪਿੱਛੋਂ ਇਨ੍ਹਾਂ ਨੂੰ ਯੂਨੀਵਰਸਿਟੀ ਦੇ ਸਰਕਾਰੀ ਗਜ਼ਟ ਵਿੱਚ ਪ੍ਰਕਾਸ਼ਤ ਕੀਤਾ ਜਾਵੇਗਾ।

(7) ਇਸ ਤਰ੍ਹਾਂ ਬਣਾਏ ਗਏ ਵਿਨਿਯਮਾਂ ਨੂੰ ਰਾਜ ਸਰਕਾਰ ਦੀ ਪ੍ਰਵਾਨਗੀ ਤੋਂ ਬਿਨਾਂ ਸੋਧਿਆ ਨਹੀਂ ਜਾਵੇਗਾ।

ਯੂਨੀਵਰਸਿਟੀ ਵੱਲੋਂ
ਵਿਨਿਯਮਤ ਬਾਡੀਆਂ ਦੇ
ਨਿਯਮਾਂ, ਵਿਨਿਯਮਾਂ
ਆਦਿ ਦੀ ਪਾਲਣਾ
ਕਰਨਾ।

28. (1) ਯੂਨੀਵਰਸਿਟੀ ਅਜਿਹੀ ਕੋਈ ਵੀ ਡਿਗਰੀ ਦੇਣ ਤੋਂ ਵਰਜਿਤ ਹੋਵੇਗੀ ਜੋ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਜਾਂ ਕੇਂਦਰੀ ਸਰਕਾਰ ਦੁਆਰਾ ਇਸ ਦੇ ਬਰਾਬਰ ਦੀ ਗਠਤ ਕੀਤੀ ਗਈ ਬਾਡੀ ਵੱਲੋਂ ਮਾਨਤਾ ਪ੍ਰਾਪਤ ਨਹੀਂ ਹੈ।

(2) ਯੂਨੀਵਰਸਿਟੀ ਲਈ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਨਿੱਜੀ ਯੂਨੀਵਰਸਿਟੀਆਂ ਵਿੱਚ ਮਿਆਰਾਂ ਦੀ ਸਥਾਪਨਾ ਅਤੇ ਸੰਭਾਲ) ਵਿਨਿਯਮ, 2003 ਅਨੁਸਾਰ ਜਾਂ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਜਾਂ ਕਿਸੇ ਹੋਰ ਰੈਗੂਲੇਟਰੀ ਬਾਡੀਆਂ ਦੁਆਰਾ ਨਿੱਜੀ ਯੂਨੀਵਰਸਿਟੀਆਂ ਲਈ ਬਣਾਏ ਗਏ ਕਿਸੇ ਹੋਰ ਵਿਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ।

ਆਮ ਫੰਡ।

29. ਯੂਨੀਵਰਸਿਟੀ ਦਾ ਇੱਕ ਆਮ ਫੰਡ ਹੋਵੇਗਾ, ਜਿਸ ਵਿੱਚ ਰਾਸ਼ੀ ਜਮ੍ਹਾਂ ਕਰਵਾਈ ਜਾਵੇਗੀ,-

(ੳ) ਯੂਨੀਵਰਸਿਟੀ ਦੁਆਰਾ ਪ੍ਰਾਪਤ ਕੀਤੀਆਂ ਗਈਆਂ ਫੀਸਾਂ ਅਤੇ ਹੋਰ ਚਾਰਜਿਜ਼;

(ਅ) ਯੂਨੀਵਰਸਿਟੀ ਦੁਆਰਾ ਸਲਾਹ ਮਸ਼ਵਰੇ ਤੋਂ ਅਤੇ ਆਪਣੇ ਜ਼ਿੰਮੇ ਲਏ ਗਏ ਹੋਰ ਕੰਮਾਂ ਤੋਂ ਪ੍ਰਾਪਤ ਕੀਤੀ ਗਈ ਕੋਈ ਆਮਦਨ;

(ੲ) ਕਿਸੇ ਸਰਕਾਰੀ ਅਤੇ ਗੈਰ-ਸਰਕਾਰੀ ਫੰਡ ਏਜੰਸੀਆਂ ਤੋਂ ਖੋਜ ਪ੍ਰੋਜੈਕਟਾਂ ਲਈ ਯੂਨੀਵਰਸਿਟੀ ਦੁਆਰਾ ਕਿਸੇ ਸਾਧਨ ਤੋਂ ਪ੍ਰਾਪਤ ਕੀਤੇ ਗਏ ਫੰਡ ਅਤੇ ਗ੍ਰਾਂਟਾਂ।

(2) ਆਮ ਫੰਡ ਦੀ ਹੇਠ-ਲਿਖੇ ਪ੍ਰਯੋਜਨਾਂ ਲਈ ਵਰਤੋਂ ਕੀਤੀ ਜਾਵੇਗੀ,

ਅਰਥਾਤ:-

(ੳ) ਯੂਨੀਵਰਸਿਟੀ ਦੁਆਰਾ ਲਏ ਗਏ ਕਰਜ਼ਿਆਂ ਨੂੰ ਵਿਆਜ ਦੇ ਚਾਰਜਾਂ ਸਮੇਤ ਵਾਪਸ ਅਦਾਇਗੀ ਕਰਨ ਲਈ;

(ਅ) ਯੂਨੀਵਰਸਿਟੀ ਦੀ ਸੰਪੱਤੀਆਂ ਦੀ ਸੰਭਾਲ ਲਈ;

(ੲ) ਫੰਡ ਦੇ ਆਡਿਟ ਦੇ ਖਰਚੇ ਦੀ ਅਦਾਇਗੀ ਲਈ;

(ਸ) ਕਿਸੇ ਮੁਕੱਦਮੇ ਜਾਂ ਕਾਰਵਾਈਆਂ ਦੇ ਖਰਚਿਆਂ ਨੂੰ ਪੂਰਾ ਕਰਨ ਲਈ;

(ਹ) ਯੂਨੀਵਰਸਿਟੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਤਨਖਾਹਾਂ ਅਤੇ ਭੱਤਿਆਂ ਦੀ ਅਦਾਇਗੀ ਲਈ ਅਤੇ ਅਜਿਹੇ ਕਿਸੇ ਅਧਿਕਾਰੀ ਅਤੇ ਕਰਮਚਾਰੀ ਨੂੰ ਕਿਸੇ ਲਾਭ ਦੀ ਅਦਾਇਗੀ ਕਰਨ ਲਈ;

(ਕ) ਯੂਨੀਵਰਸਿਟੀ ਦੀਆਂ ਅਥਾਰਟੀਆਂ, ਕਮੇਟੀ ਜਾਂ ਬੋਰਡ ਦੇ ਮੈਂਬਰਾਂ ਦੀ ਯਾਤਰਾ ਅਤੇ ਹੋਰ ਭੱਤਿਆਂ ਦੀ ਅਦਾਇਗੀ ਕਰਨ ਲਈ;

(ਖ) ਸਮਾਜ ਦੇ ਆਰਥਕ ਤੌਰ ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਵਿਦਿਆਰਥੀਆਂ ਜਾਂ ਸਹਿਯੋਗੀ ਖੋਜਕਾਰਾਂ ਜਾਂ ਸਿਖਿਆਰਥੀਆਂ, ਜਿਹੀ ਕਿ ਸੂਰਤ ਹੋਵੇ,

(JYST 28, 1947 SAKA)

- ਜਾਂ ਅਜਿਹੇ ਐਵਾਰਡ ਪ੍ਰਾਪਤ ਕਰਨ ਲਈ ਕਿਸੇ ਯੋਗ ਵਿਦਿਆਰਥੀ ਨੂੰ ਫੈਲੋਸ਼ਿਪਾਂ, ਵਜ਼ੀਫ਼ੇ, ਸਹਾਇਤਾ ਅਤੇ ਹੋਰ ਐਵਾਰਡਾਂ ਦੀ ਅਦਾਇਗੀ ਕਰਨ ਲਈ;
- (ਗ) ਯੂਨੀਵਰਸਿਟੀ ਦੁਆਰਾ ਉਠਾਏ ਗਏ ਕਿਸੇ ਖਰਚੇ ਦੀ ਅਦਾਇਗੀ ਕਰਨ ਲਈ;
- (ਘ) ਯੂਨੀਵਰਸਿਟੀ ਦੇ ਪ੍ਰਯੋਜਨ ਲਈ ਭੇਂ ਪ੍ਰਾਪਤ ਕਰਨ ਜਾਂ ਕਿਸੇ ਕਿਸਮ ਦੇ ਵਿਕਾਸ ਦੇ ਕੰਮ ਜਾਂ ਅਜਿਹੇ ਕਿਸੇ ਹੋਰ ਕਾਰਜਾਂ ਦੇ ਸਬੰਧ ਵਿੱਚ ਅਦਾਇਗੀ ਕਰਨ ਲਈ;
- (ਙ) ਫਾਊਂਡੇਸ਼ਨ ਦੁਆਰਾ ਯੂਨੀਵਰਸਿਟੀ ਦੀ ਸਥਾਪਨਾ ਅਤੇ ਉਸ ਨੂੰ ਚਲਾਉਣ ਲਈ ਲਏ ਗਏ ਕਰਜ਼ਿਆਂ ਅਤੇ ਪੂੰਜੀ ਦੇ ਖਰਚੇ ਲਈ ਅਤੇ ਇਸ ਲਈ ਕੀਤੇ ਗਏ ਨਿਵੇਸ਼ਾਂ ਦੀ ਅਦਾਇਗੀ ਕਰਨ ਲਈ;
- (ਚ) ਯੂਨੀਵਰਸਿਟੀ ਦੁਆਰਾ ਲਏ ਗਏ ਸਲਾਹ-ਮਸ਼ਵਰੇ ਦੇ ਕੰਮ ਨਾਲ ਸਬੰਧਤ ਚਾਰਜਾਂ ਅਤੇ ਖਰਚਿਆਂ ਦੀ ਅਦਾਇਗੀ ਲਈ; ਅਤੇ
- (ਛ) ਫਾਊਂਡੇਸ਼ਨ ਦੁਆਰਾ ਜਾਂ ਯੂਨੀਵਰਸਿਟੀ ਲਈ ਜਾਂ ਇਸ ਦੇ ਨਿਮਿੱਤ ਕਿਸੇ ਖਰਚੇ, ਤਨਖਾਹਾਂ, ਕਰਾਂ, ਦੇਣਦਾਰੀਆਂ ਦੀ ਅਦਾਇਗੀ ਕਰਨ ਲਈ।
30. ਯੂਨੀਵਰਸਿਟੀ ਦੀ ਆਮਦਨ ਅਤੇ ਖਰਚਿਆਂ ਦੇ ਲੇਖੇ ਯੂਨੀਵਰਸਿਟੀ ਦੇ ਚਾਰਟਰਡ ਅਕਾਊਂਟੈਂਟ ਦੁਆਰਾ ਆਡਿਟ ਕੀਤੇ ਜਾਣਗੇ ਅਤੇ ਉਹ ਖਾਤੇ ਮੁੱਖ ਵਿੱਤ ਅਤੇ ਲੇਖਾ ਅਫ਼ਸਰ ਵੱਲੋਂ ਸਾਲ ਵਿੱਚ ਇੱਕ ਵਾਰੀ ਪ੍ਰਸ਼ਾਸਕੀ ਬਾਡੀ ਨੂੰ ਉਸ ਦੀ ਪ੍ਰਵਾਨਗੀ ਲਈ ਪੇਸ਼ ਕੀਤੇ ਜਾਣਗੇ। ਸਾਲਾਨਾ ਰਿਪੋਰਟ।
31. ਯੂਨੀਵਰਸਿਟੀ ਦੁਆਰਾ ਹਰੇਕ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਵਿੱਚ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਅਕਾਦਮਿਕ ਗਤੀਵਿਧੀਆਂ ਸਮੇਤ ਯੂਨੀਵਰਸਿਟੀ ਪ੍ਰੀਖਿਆਵਾਂ ਦੀ ਛਿਮਾਹੀ-ਦਰ-ਛਿਮਾਹੀ ਜਾਂ ਸਲਾਨਾ, ਜਿਹੀ ਕਿ ਸੂਰਤ ਹੋਵੇ, ਆਰਜ਼ੀ ਅਨੁਸੂਚੀ ਤਿਆਰ ਕਰੇਗੀ ਅਤੇ ਛਪਵਾਏਗੀ, ਪਰੰਤੂ ਇਹ ਕੈਲੰਡਰ ਸਾਲ ਦੇ ਅਗਸਤ ਦੇ 30ਵੇਂ ਦਿਨ ਤੋਂ ਬਾਅਦ ਨਹੀਂ ਹੋਵੇਗੀ। ਪ੍ਰੀਖਿਆਵਾਂ।
- ਵਿਆਖਿਆ:- 'ਪ੍ਰੀਖਿਆਵਾਂ ਦੀ ਅਨੁਸੂਚੀ', ਜਿਸ ਦਾ ਮਤਲਬ ਸਮਾਂ-ਸਾਰਣੀ ਤੋਂ ਹੈ ਜੋ ਵਿਵਹਾਰਕ ਪ੍ਰੀਖਿਆਵਾਂ ਦੇ ਵੇਰਵੇ ਅਤੇ ਜੁਬਾਨੀ ਪ੍ਰੀਖਿਆ ਜੇਕਰ ਕੋਈ ਹੋਵੇ, ਉਸਦੇ, ਹਰੇਕ ਪੇਪਰ ਦੇ ਸ਼ੁਰੂ ਹੋਣ ਦਾ ਸਮਾਂ, ਦਿਨ ਅਤੇ ਤਰੀਕ ਦਰਸਾਉਂਦੀ ਹੋਵੇ ਅਤੇ ਜੋ ਪ੍ਰੀਖਿਆਵਾਂ ਦੀ ਯੋਜਨਾ ਦਾ ਇੱਕ ਹਿੱਸਾ ਹੈ।
32. (1) ਯੂਨੀਵਰਸਿਟੀ, ਉਸ ਦੁਆਰਾ ਹਰ ਵੱਖਰੀ ਕਿਸਮ ਦੇ ਵਿਸ਼ੇਸ਼ ਕੋਰਸ ਨਤੀਜਿਆਂ ਦੀਆਂ ਲਈਆਂ ਗਈਆਂ ਪ੍ਰੀਖਿਆਵਾਂ ਦੀ ਆਖਰੀ ਤਰੀਕ ਤੋਂ ਪੰਤਾਲੀ ਦਿਨ ਦੀ ਮੁੱਦਤ ਐਲਾਨ ਕਰਨਾ।

ਦੇ ਅੰਦਰ-ਅੰਦਰ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਕਰਨ ਦਾ ਯਤਨ ਕਰੇਗੀ, ਪ੍ਰੰਤੂ ਇਹ ਕਿਸੇ ਵੀ ਹਾਲਤ ਵਿੱਚ ਦਰਸਾਈ ਗਈ ਤਰੀਕ ਤੋਂ ਸੱਠ ਦਿਨਾਂ ਤੋਂ ਬਾਅਦ ਨਹੀਂ ਹੋਣਗੇ।

(2) ਕੋਈ ਪ੍ਰੀਖਿਆ ਜਾਂ ਕਿਸੇ ਵੀ ਪ੍ਰੀਖਿਆ ਦਾ ਨਤੀਜਾ ਸਿਰਫ਼ ਇਸ ਕਾਰਨ ਕਰਕੇ ਅਵੈਧ ਘੋਸ਼ਿਤ ਨਹੀਂ ਕੀਤਾ ਜਾਵੇਗਾ ਕਿ ਯੂਨੀਵਰਸਿਟੀ ਦੁਆਰਾ ਪ੍ਰੀਖਿਆਵਾਂ ਦੀ ਅਨੁਸੂਚੀ ਦਾ ਅਨੁਸਰਣ ਨਹੀਂ ਕੀਤਾ ਗਿਆ।

ਕਨਵੋਕੇਸ਼ਨ। 33. ਯੂਨੀਵਰਸਿਟੀ ਦੀ ਕਨਵੋਕੇਸ਼ਨ ਹਰ ਅਕਾਦਮਿਕ ਸਾਲ ਵਿੱਚ ਡਿਗਰੀਆਂ, ਡਿਪਲੋਮੇ, ਸਰਟੀਫਿਕੇਟਾਂ ਜਾਂ ਕਿਸੇ ਹੋਰ ਅਕਾਦਮਿਕ ਉਪਾਧੀਆਂ ਦੇਣ ਲਈ ਜਾਂ ਕਿਸੇ ਹੋਰ ਪ੍ਰਯੋਜਨ ਲਈ, ਅਜਿਹੀ ਵਿਧੀ ਅਨੁਸਾਰ ਕੀਤੀ ਜਾਵੇਗੀ, ਜਿਵੇਂ ਮੁਕੱਰਰ ਕੀਤਾ ਗਿਆ ਹੋਵੇ।

ਅਥਾਰਟੀਆਂ ਅਤੇ ਬਾਡੀਆਂ ਦੇ ਝਗੜੇ ਸਬੰਧੀ। 34. ਜੇਕਰ ਕਿਸੇ ਵਿਅਕਤੀ ਦੇ ਯੂਨੀਵਰਸਿਟੀ ਦੀ ਕਿਸੇ ਅਥਾਰਟੀ ਜਾਂ ਹੋਰ ਬਾਡੀ ਦਾ ਮੈਂਬਰ ਹੋਣ ਸਬੰਧੀ ਉਸਦੀ ਨਿਯੁਕਤੀ ਜਾਂ ਹੱਕ ਦੇ ਸਬੰਧ ਵਿੱਚ ਕੋਈ ਪ੍ਰਸ਼ਨ ਉੱਠਦਾ ਹੈ ਤਾਂ ਅਜਿਹਾ ਪ੍ਰਸ਼ਨ ਚਾਂਸਲਰ ਨੂੰ ਭੇਜਿਆ ਜਾਵੇਗਾ, ਜਿਸ ਤੇ ਉਸਦਾ ਫ਼ੈਸਲਾ ਅੰਤਿਮ ਅਤੇ ਬੰਧਨਕਾਰੀ ਹੋਵੇਗਾ।

ਕਠਨਾਈਆਂ ਦੂਰ ਕਰਨ ਦੀ ਸ਼ਕਤੀ। 35. ਜੇਕਰ ਇਸ ਐਕਟ ਦੇ ਕਿਸੇ ਉਪਬੰਧਾਂ ਨੂੰ ਪ੍ਰਭਾਵੀ ਬਣਾਉਣ ਵਿੱਚ ਕੋਈ ਕਠਨਾਈ ਪੇਸ਼ ਹੁੰਦੀ ਹੈ ਤਾਂ ਰਾਜ ਸਰਕਾਰ ਚਾਂਸਲਰ ਨਾਲ ਸਲਾਹ-ਮਸ਼ਵਰਾ ਕਰਦੇ ਹੋਏ, ਸਰਕਾਰੀ ਗਜ਼ਟ ਵਿੱਚ ਪ੍ਰਕਾਸ਼ਤ ਹੁਕਮ ਦੁਆਰਾ, ਅਜਿਹੇ ਉਪਬੰਧ ਬਣਾ ਸਕੇਗੀ ਜੋ ਇਸ ਐਕਟ ਦੇ ਉਪਬੰਧਾਂ ਨਾਲ ਅਸੰਗਤ ਨਾ ਹੋਣ ਅਤੇ ਜੋ ਉਸ ਨੂੰ ਅਜਿਹੀ ਕਠਨਾਈ ਨੂੰ ਦੂਰ ਕਰਨ ਲਈ ਜ਼ਰੂਰੀ ਪ੍ਰਤੀਤ ਹੋਣ:

ਬਸ਼ਰਤ ਇਸ ਐਕਟ ਦੇ ਅਰੰਭ ਦੀ ਤਰੀਕ ਤੋਂ ਦੋ ਸਾਲ ਦੀ ਮੁੱਦਤ ਗੁਜ਼ਰਨ ਪਿੱਛੋਂ ਇਸ ਧਾਰਾ ਅਧੀਨ ਕੋਈ ਅਜਿਹਾ ਹੁਕਮ ਨਹੀਂ ਕੀਤਾ ਜਾਵੇਗਾ।

ਨੇਕ-ਨੀਤੀ ਨਾਲ ਕੀਤੀ ਕਾਰਵਾਈ ਦਾ ਬਚਾਉ। 36. ਇਸ ਐਕਟ, ਪ੍ਰਵਿਧਾਨਾਂ, ਆਰਡੀਨੈਂਸਾਂ ਜਾਂ ਵਿਨਿਯਮਾਂ ਦੇ ਅਨੁਸਰਣ ਵਿੱਚ ਨੇਕ-ਨੀਤੀ ਨਾਲ ਕੀਤੀ ਗਈ ਜਾਂ ਕੀਤੀ ਜਾਣੀ ਚਿਤਵਤ ਕਿਸੇ ਗੱਲ ਲਈ ਯੂਨੀਵਰਸਿਟੀ ਦੇ ਕਿਸੇ ਅਧਿਕਾਰੀ ਜਾਂ ਕਰਮਚਾਰੀ ਦੇ ਵਿਰੁੱਧ ਕੋਈ ਦਾਵਾ ਜਾਂ ਹੋਰ ਕਾਨੂੰਨੀ ਕਾਰਵਾਈ ਨਹੀਂ ਹੋ ਸਕੇਗੀ।

ਅੰਤਰਕਾਲੀ ਉਪਬੰਧ। 37. ਇਸ ਐਕਟ ਜਾਂ ਇਸ ਅਧੀਨ ਬਣਾਏ ਗਏ ਪ੍ਰਵਿਧਾਨਾਂ, ਆਰਡੀਨੈਂਸਾਂ ਜਾਂ ਵਿਨਿਯਮਾਂ ਵਿੱਚ ਦਰਜ ਕਿਸੇ ਗੱਲ ਦੇ ਹੁੰਦਿਆਂ ਹੋਇਆਂ ਵੀ, ਫਾਊਂਡੇਸ਼ਨ, ਫੰਡਾਂ ਦੀ ਉਪਲੱਬਧਤਾ ਹੋਣ ਦੇ ਤਾਬੇ, ਇਸ ਐਕਟ, ਪ੍ਰਵਿਧਾਨਾਂ, ਆਰਡੀਨੈਂਸਾਂ ਜਾਂ ਵਿਨਿਯਮਾਂ ਦੇ ਉਪਬੰਧਾਂ ਨੂੰ ਸਿਰੇ ਚਾੜ੍ਹਨ ਦੇ ਪ੍ਰਯੋਜਨਾਂ ਲਈ, ਯੂਨੀਵਰਸਿਟੀ ਦੇ ਕੋਈ ਸਾਰੇ ਕਾਰਜਾਂ ਜਾਂ ਕਿਸੇ ਇੱਕ ਕਾਰਜ ਦਾ ਨਿਸਤਾਰਾ ਕਰ ਸਕਦੀ ਹੈ ਅਤੇ ਉਸ ਪ੍ਰਯੋਜਨ ਲਈ, ਜਦੋਂ ਤੱਕ ਅਜਿਹੀ ਅਥਾਰਟੀ ਹੋਂਦ ਵਿੱਚ ਨਹੀਂ ਆ ਜਾਂਦੀ ਜਾਂ ਕੋਈ ਅਜਿਹਾ ਅਧਿਕਾਰੀ ਨਿਯੁਕਤ ਨਹੀਂ ਹੋ ਜਾਂਦਾ, ਫਾਊਂਡੇਸ਼ਨ ਅਜਿਹੀਆਂ ਸ਼ਕਤੀਆਂ ਦੀ ਵਰਤੋਂ ਕਰ ਸਕਦੀ ਹੈ ਅਤੇ ਅਜਿਹੇ ਕਰਤੱਵਾਂ ਨੂੰ ਨਿਭਾ ਸਕਦੀ ਹੈ ਜਿਹੜੇ ਇਸ ਐਕਟ ਜਾਂ ਅਜਿਹੇ ਪ੍ਰਵਿਧਾਨਾਂ, ਆਰਡੀਨੈਂਸਾਂ ਜਾਂ ਵਿਨਿਯਮਾਂ ਦੁਆਰਾ ਯੂਨੀਵਰਸਿਟੀ ਦੀ ਕਿਸੇ ਅਥਾਰਟੀ ਜਾਂ ਅਫ਼ਸਰ ਦੁਆਰਾ ਨਿਭਾਏ ਜਾਣੇ ਹੁੰਦੇ ਹਨ।

38. (1) ਪਲਾਕਸ਼ਾ ਯੂਨੀਵਰਸਿਟੀ ਆਰਡੀਨੈਂਸ, 2021 (2021 ਦਾ ਪੰਜਾਬ ਆਰਡੀਨੈਂਸ ਨੰ: 2) ਇਸ ਦੁਆਰਾ ਮਨਸੂਖ ਕੀਤਾ ਜਾਂਦਾ ਹੈ। (2) ਅਜਿਹੇ ਮਨਸੂਖ ਦੇ ਹੁੰਦਿਆਂ ਹੋਇਆਂ ਵੀ, ਉਪ-ਧਾਰਾ (1) ਵਿੱਚ ਹਵਾਲਾ ਕੀਤੇ ਗਏ ਆਰਡੀਨੈਂਸ ਅਧੀਨ ਕੀਤੀ ਗਈ ਕੋਈ ਗੱਲ ਜਾਂ ਕੋਈ ਕਾਰਵਾਈ ਇਸ ਐਕਟ ਅਧੀਨ ਕੀਤੀ ਗਈ ਸਮਝੀ ਜਾਵੇਗੀ।

ਮਨਸੂਖ ਅਤੇ
ਬਚਾਉ।

ਮਨਦੀਪ ਪੰਨੂ,
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ,
ਕਾਨੂੰਨੀ ਅਤੇ ਵਿਧਾਨਿਕ ਕਾਰ-ਵਿਹਾਰ ਵਿਭਾਗ।

PART-III
GOVERNMENT OF PUNJAB
DEPARTMENT OF HOUSING AND URBAN DEVELOPMENT
(HOUSING -1 BRANCH)

NOTIFICATION

The 10th June, 2025

No.G.S.R.83/Const./Art.309/Amd.(1)/2025.- In exercise of the powers conferred by the proviso to Article 309 of the Constitution of India, and all other powers enabling him in this behalf, the Governor of Punjab is pleased to make the following rules, further to amend the Punjab Town and Country Planning Group C (Technical) Service Rules, 2017, namely: -

RULES

1. (1) These rules may be called the Punjab Town and Country Planning Group C (Technical) Service (First Amendment) Rules, 2025.
(2) They shall be deemed to have come into force on the 17th day of July 2020.
2. In the Punjab Town and Country Planning Group C (Technical) Service Rules, 2017, for Appendix 'A', the following Appendix shall be substituted, namely: -

"APPENDIX 'A'

[See rules 1(3), 3 and 6]

"APPENDIX- 'A'

[See rules 1(3), 3 and 11]

Serial Number	Designation of the post	Total Number of posts	Pay level/ scales for the members of the Service recruited in Government Service prior to 17.07.2020 (in rupees)	Pay level/ scales for the members of the Service recruited in Government Service on or after 17.07.2020 (in rupees)
1	2	3	4	5
1.	Junior Draftsman	38 (Level-6)	25600-81200 (Level-4)	25500-81100
2.	Patwari	27 (Level-3)	20200-64000 (Level-2)	19900-63200
3.	Driver	30 (Level-5)	21300-67800 (Level-3)	21700-69100

(JYST 28, 1947 SAKA)

NOTE: - The pay level/scale on the pattern of the 7th Central Pay Commission shall be applicable to the member of the Service recruited on or after 17.7.2020. Further, such member shall be entitled only for pay level/scale on the pattern of the 7th Central Pay Commission at the time of promotion also. Pay level/scale of the 6th Punjab Pay Commission shall not be applicable to such member at the time of promotion."

VIKAS GARG,

Principal Secretary to Government of Punjab,
Department of Housing and Urban Development.